



Dora P.
ਦੇਖਭਾਲਕਰਤਾ, Tacoma

2025-2026

ਹੈਲਥਕੇਅਰ ਕਵਰੇਜ ਗਾਈਡ



ਜੇ ਕਵਰੇਜ ਬਾਰੇ ਤੁਹਾਡੇ ਕੋਈ ਸਵਾਲ ਹਨ ਜਾਂ ਤੁਹਾਨੂੰ
ਅਪਲਾਈ ਕਰਨ ਵਿੱਚ ਮਦਦ ਦੀ ਲੋੜ ਹ ਤਾਂ
1-877-606-6705 'ਤੇ ਕਾਲ ਕਰੋ।

Get healthcare coverage information in
your language.

احصل على معلومات تغطية الرعاية
الصحية بلغتك.

获取以您使用的语言提供的健康保险信息。

ඉදිරිපත් කර ඇති සෞඛ්‍ය සහතිකය
ඔබගේ භාෂාවෙන්.

한국어로 된 의료 보험 정보를 확인하
십시오.

ਆਪਣੀ ਭਾਸ਼ਾ ਵਿੱਚ ਹੈਲਥਕੇਅਰ ਕਵਰੇਜ ਬਾਰੇ
ਜਾਣਕਾਰੀ ਪ੍ਰਾਪਤ ਕਰੋ।

Получите информацию о медицинском
страховом покрытии на вашем языке.

Ku hel macluumaadka ceymiska daryeelka
caafimaadka luqaddaada.

Obtenga información sobre la cobertura
de atención médica en su idioma.

Отримайте інформацію про покриття
медичної страховки своєю мовою.

Nhận thông tin về bảo hiểm chăm sóc
sức khỏe bằng ngôn ngữ của bạn.

myseiu.be/oe

3 ਹੈਲਥ ਪਲਾਨ ਸਬੰਧੀ ਖਾਸ ਗੱਲਾਂ

- 3 ਕਵਰੇਜ ਦੇ ਵਿਕਲਪ ਅਤੇ ਖਰਚੇ
- 4 ਨਵੇਂ ਅਤੇ ਬਿਹਤਰ ਬੈਨਿਫਿਟ
- 4 ਬੈਨਿਫਿਟਾਂ ਸਬੰਧੀ ਖਾਸ ਗੱਲਾਂ
- 6 ਡੈਂਟਲ ਕਵਰੇਜ ਦੇ ਵਿਕਲਪ

7 ਹੈਲਥ ਬੈਨਿਫਿਟਸ ਖਾਤਾ

ਅਸਾਨੀ ਨਾਲ ਔਨਲਾਈਨ ਅਪਲਾਈ ਕਰੋ, ਕਵਰੇਜ ਨੂੰ ਅੱਪਡੇਟ ਕਰੋ ਜਾਂ ਬੈਨਿਫਿਟਾਂ ਨੂੰ ਪ੍ਰਬੰਧਿਤ ਕਰੋ।

8 ਕਵਰੇਜ ਸਬੰਧੀ ਅਕਸਰ ਪੁੱਛੇ ਜਾਣ ਵਾਲੇ ਸਵਾਲ

- 8 ਯੋਗਤਾ
- 8 Coverage for Kids (ਬੱਚਿਆਂ ਲਈ ਕਵਰੇਜ)
- 8 ਕਦੋਂ ਅਤੇ ਕਿਵੇਂ ਅਪਲਾਈ ਕਰਨਾ ਹੈ
- 9 ਕਵਰੇਜ ਕਦੋਂ ਸ਼ੁਰੂ ਹੁੰਦੀ ਹੈ
- 9 ਮਹੀਨੇਵਾਰ ਸਹਿ-ਪ੍ਰੀਮੀਅਮ
- 9 ਕਵਰੇਜ ਨੂੰ ਕਿਵੇਂ ਖਤਮ ਕਰਨਾ ਹੈ

10 ਕਵਰੇਜ ਨੂੰ ਕਿਵੇਂ ਬਣਾਈ ਰੱਖਣਾ ਹੈ

11 ਹੈਲਥ ਬੈਨਿਫਿਟਸ ਸਪੋਰਟ

Deborah ਨੂੰ ਹਾਲ ਹੀ ਵਿੱਚ ਓਪਨ ਹਾਰਟ ਸਰਜਰੀ ਕਰਵਾਉਣ ਦੀ ਲੋੜ ਸੀ ਜਿਸ ਵਿੱਚ ਕਵਰੇਜ ਦੇ ਬਗੈਰ ਉਸਦੇ ਲੱਖਾਂ ਡਾਲਰ ਖਰਚ ਹੋ ਜਾਣੇ ਸਨ। ਖਰਚਿਆਂ ਬਾਰੇ ਘੱਟ ਚਿੰਤਾ ਕਰਦੇ ਹੋਏ, ਉਹ ਕਹਿੰਦੀ ਹੈ, "ਮੈਂ ਖੁਦ 'ਤੇ ਅਤੇ ਆਪਣੇ ਇਲਾਜ 'ਤੇ ਧਿਆਨ ਦੇ ਸਕੀ"।

Deborah M.
ਦੇਖਭਾਲਕਰਤਾ, Vancouver



ਤੰਦਰੁਸਤੀ ਸਬੰਧੀ ਬੈਨਿਫਿਟ



ਵਧੀਆ ਕੁਆਲਿਟੀ ਦੀ ਹੈਲਥਕੇਅਰ ਕਵਰੇਜ ਤੱਕ ਪਹੁੰਚ ਤੋਂ ਇਲਾਵਾ, ਤੁਹਾਡੇ ਕੋਲ ਮੁਫਤ ਵਿੱਚ ਹੋਰ ਬੈਨਿਫਿਟ ਉਪਲਬਧ ਹਨ—ਜੋ ਤੁਹਾਡੇ ਤਣਾਅ ਨੂੰ ਘਟਾਉਣ, ਕੰਮ 'ਤੇ ਸੁਰੱਖਿਅਤ ਰਹਿਣ ਅਤੇ ਤੁਹਾਡੇ ਜੀਵਨ ਦੀ ਕੁਆਲਿਟੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਨ ਲਈ ਤਿਆਰ ਕੀਤੇ ਗਏ ਹਨ।



Caregiver Kicks: ਕੇਅਰਗਿਵਰਾਂ ਲਈ ਮੁਫਤ ਜੁੱਤੇ

ਹਰ ਸਾਲ ਇੱਕ ਮੁਫਤ ਜੋੜਾ ਪ੍ਰਾਪਤ ਕਰੋ! Reebok ਤੋਂ ਲੈ ਕੇ Sketchers ਤੱਕ 90+ ਸਟਾਈਲਾਂ ਵਿੱਚ ਉਪਲਬਧ, ਤਿਲਕਣ-ਰੋਧੀ Caregiver Kicks ਜੁੱਤਿਆਂ ਨੂੰ ਇਸ ਤਰੀਕੇ ਨਾਲ ਡਿਜ਼ਾਈਨ ਕੀਤਾ ਗਿਆ ਹੈ ਜੋ ਤੁਹਾਨੂੰ ਕੰਮ 'ਤੇ ਵਧੇਰੇ ਸੁਰੱਖਿਅਤ ਅਤੇ ਵਧੇਰੇ ਅਰਾਮਦੇਹ ਰੱਖਦੇ ਹਨ। myseiu.be/kicks



ਸਵੈ-ਸੰਭਾਲ ਬੈਨਿਫਿਟਸ

ਦੇਖਭਾਲਕਰਤਾ ਅਕਸਰ ਦੂਜਿਆਂ ਨੂੰ ਪਹਿਲ ਦਿੰਦੇ ਹਨ, ਪਰ ਆਪਣੀ ਖੁਦ ਦੀ ਸੰਭਾਲ ਵੀ ਮਾਇਨੇ ਰੱਖਦੀ ਹੈ। ਦੇਖਭਾਲ ਕਰਨ ਵਾਲਿਆਂ ਲਈ ਬਹੁਤ ਸਾਰੇ ਮੁਫਤ ਅਤੇ ਘੱਟ ਲਾਗਤ ਵਾਲੇ ਬੈਨਿਫਿਟ ਉਪਲਬਧ ਹਨ ਜੋ ਤਣਾਅ, ਚਿੰਤਾ ਅਤੇ ਡਿਪ੍ਰੈਸ਼ਨ ਦੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਮਦਦ ਕਰ ਸਕਦੇ ਹਨ। myseiu.be/self-care

ਦੇਖਭਾਲਕਰਤਾਵਾਂ ਲਈ ਵਧੇਰੇ ਬੈਨਿਫਿਟ



ਦੇਖਭਾਲਕਰਤਾਵਾਂ ਲਈ ਰਿਟਾਇਰਮੈਂਟ, ਸਿੱਖਣ, ਅਤੇ ਨੌਕਰੀ-ਮਿਲਾਨ ਕਰਨ ਵਾਲੇ ਬੈਨਿਫਿਟਾਂ ਬਾਰੇ ਅਤੇ ਇਨ੍ਹਾਂ ਨੂੰ ਪ੍ਰਾਪਤ ਕਰਨ ਦੇ ਤਰੀਕੇ ਬਾਰੇ ਹੋਰ ਜਾਣਕਾਰੀ ਇੱਥੋਂ ਲਓ seiu775benefitsgroup.com.

ਕਵਰੇਜ ਲਈ ਅਪਲਾਈ ਕਰਨ ਵਾਸਤੇ ਪੜਾਅਵਾਰ ਗਾਈਡ

ਨਾਮਾਂਕਣ ਪ੍ਰਕਿਰਿਆ ਕਾਫ਼ੀ ਅਸਾਨ ਸੀ। ਮੈਂ ਸਿਰਫ਼ ਕਿਤਾਬਚਾ ਪੜ੍ਹਿਆ ਅਤੇ ਉਨ੍ਹਾਂ ਚੀਜ਼ਾਂ ਨੂੰ ਹਾਈਲਾਈਟ ਕੀਤਾ ਜੋ ਮੇਰੇ ਲਈ ਮਹੱਤਵਪੂਰਨ ਸਨ। ਇਸਨੂੰ ਔਨਲਾਈਨ ਕਰ ਪਾਉਣਾ ਅਸਾਨ ਸੀ।"

Acacia V., ਦੇਖਭਾਲਕਰਤਾ

1 ਆਪਣੀ ਕਵਰੇਜ ਬਾਰੇ ਜਾਣੋ

- ਇਸ ਗਾਈਡ ਵਿੱਚ ਆਪਣੇ ਕਵਰੇਜ ਵਿਕਲਪਾਂ ਅਤੇ ਬੈਨਿਫ਼ਿਟਾਂ ਬਾਰੇ ਖਾਸ ਗੱਲਾਂ ਦਾ ਪਤਾ ਲਗਾਓ।
- ਇਹ ਦੇਖਣ ਲਈ ਕਿ ਤੁਸੀਂ ਯੋਗਤਾ ਪੂਰੀ ਕਰਦੇ ਹੋ ਜਾਂ ਨਹੀਂ, ਪੰਨਾ 8 'ਤੇ ਯੋਗਤਾ ਵੇਰਵਿਆਂ ਨੂੰ ਦੇਖੋ।
- ਪ੍ਰਿਸਕ੍ਰਿਪਸ਼ਨਾਂ, ਇਲਾਜਾਂ ਅਤੇ ਸੇਵਾਵਾਂ ਲਈ ਆਪਣੇ ਪਲਾਨ ਵਿੱਚ ਤੁਹਾਡੀ ਜੇਬ ਤੋਂ ਹੋਣ ਵਾਲੇ ਖਰਚਿਆਂ ਨੂੰ ਸਮਝਣ ਲਈ ਪਲਾਨ ਦੇ ਵੇਰਵਿਆਂ ਬਾਰੇ ਕਿਤਾਬਚੇ ਦੀ ਸਮੀਖਿਆ ਕਰੋ।
- ਇੱਕ ਕਵਰੇਜ ਵਿਕਲਪ ਅਤੇ ਡੈਂਟਲ ਪਲਾਨ ਚੁਣੋ।

2 ਅਪਲਾਈ ਕਰਨ ਦੀ ਤਿਆਰੀ ਕਰੋ

- ਆਪਣੀ ਜਾਣਕਾਰੀ ਇਕੱਠੀ ਕਰੋ। ਅਪਲਾਈ ਕਰਨ ਵਾਸਤੇ ਤੁਹਾਨੂੰ ਆਪਣੇ ਸੋਸ਼ਲ ਸਿਕਿਓਰਿਟੀ ਨੰਬਰ ਅਤੇ ਐਪਲੋਇਅਰ ਦੇ ਨਾਮ ਦੀ ਲੋੜ ਪਵੇਗੀ।
- **Coverage for Kids (ਬੱਚਿਆਂ ਲਈ ਕਵਰੇਜ):** ਆਪਣੇ ਨਿਰਭਰ ਵਿਅਕਤੀ ਲਈ ਤਸਦੀਕ ਦਸਤਾਵੇਜ਼ ਇਕੱਠੇ ਕਰੋ। ਸਵੀਕਾਰ ਕੀਤੇ ਜਾਂਦੇ ਦਸਤਾਵੇਜ਼ਾਂ ਅਤੇ ਹਦਾਇਤਾਂ ਦੀ ਸੂਚੀ ਇੱਥੇ ਦੇਖੋ myseiu.be/cfk।

3 ਆਪਣਾ ਹੈਲਥ ਬੈਨਿਫ਼ਿਟਸ ਖਾਤਾ ਬਣਾਓ

- ਖਾਤਾ ਕਿਵੇਂ ਬਣਾਉਣਾ ਹੈ, ਇਹ ਸਿੱਖਣ ਲਈ myseiu.be/hba 'ਤੇ ਜਾਓ। ਜਦੋਂ ਤੁਹਾਡਾ ਖਾਤਾ ਬਣ ਜਾਵੇ, ਤਾਂ ਤੁਸੀਂ ਕਿਸੇ ਵੀ ਸਮੇਂ myseiu.be/magnacare 'ਤੇ ਲੌਗਇਨ ਕਰ ਸਕਦੇ ਹੋ।

4 ਆਪਣੀ ਐਪਲੀਕੇਸ਼ਨ ਜਮ੍ਹਾਂ ਕਰੋ

- ਆਖਰੀ ਤਰੀਕ ਤੋਂ ਪਹਿਲਾਂ myseiu.be/magnacare 'ਤੇ ਐਪਲੀਕੇਸ਼ਨ ਭਰੋ। ਪੰਨਾ 8 'ਤੇ ਆਖਰੀ ਤਰੀਕਾਂ ਅਤੇ ਡਾਕ ਰਾਹੀਂ ਜਮ੍ਹਾਂ ਕਰਨ ਦੇ ਤਰੀਕੇ ਬਾਰੇ ਹੋਰ ਜਾਣਕਾਰੀ ਲਓ।
- **Coverage for Kids (ਬੱਚਿਆਂ ਲਈ ਕਵਰੇਜ):** ਅਪਲਾਈ ਕਰਦੇ ਸਮੇਂ ਨਿਰਭਰ ਵਿਅਕਤੀਆਂ ਲਈ ਤਸਦੀਕ ਦਸਤਾਵੇਜ਼ ਜਮ੍ਹਾਂ ਕਰੋ। ਆਪਣੇ ਦਸਤਾਵੇਜ਼ ਜਮ੍ਹਾਂ ਕਰਨ ਦਾ ਤਰੀਕਾ ਇੱਥੋਂ ਸਿੱਖੋ myseiu.be/cfk।


5 ਐਪਲੀਕੇਸ਼ਨ ਸਬੰਧੀ ਸੂਚਨਾਵਾਂ ਪ੍ਰਾਪਤ ਕਰੋ

- ਤੁਹਾਨੂੰ 1 ਦਿਨ ਦੇ ਅੰਦਰ ਈਮੇਲ ਦੁਆਰਾ ਜਾਂ ਤੁਹਾਡੇ ਹੈਲਥ ਬੈਨਿਫ਼ਿਟਸ ਖਾਤੇ ਰਾਹੀਂ ਐਪਲੀਕੇਸ਼ਨ ਦੀ ਰਸੀਦ ਅਤੇ 30 ਦਿਨਾਂ ਦੇ ਅੰਦਰ ਚਿੱਠੀ ਜਾਂ ਈਮੇਲ ਦੁਆਰਾ ਕਵਰੇਜ ਦਾ ਫ਼ੈਸਲਾ ਮਿਲ ਜਾਵੇਗਾ। ਜੇ ਨਹੀਂ ਮਿਲਦਾ ਹੈ, ਤਾਂ 1-877-606-6705 'ਤੇ ਕਾਲ ਕਰੋ।

ਹੈਲਥ ਬੈਨਿਫ਼ਿਟਸ ਗਾਹਕ

ਸੇਵਾ: 1-877-606-6705

ਕਵਰੇਜ, ਯੋਗਤਾ ਅਤੇ ਅਪਲਾਈ ਕਰਨ ਬਾਰੇ ਸਵਾਲਾਂ ਵਿੱਚ ਮਦਦ ਪ੍ਰਾਪਤ ਕਰੋ।



John R.
ਕੇਅਰਗਿਵਰ, Seattle

ਹੈਲਥਕੇਅਰ ਕਵਰੇਜ ਪਲਾਨ ਸਬੰਧੀ ਵਿਕਲਪ

ਸਿਰਫ਼ \$25 ਪ੍ਰਤੀ ਮਹੀਨੇ ਵਿੱਚ ਵਧੀਆ ਕੁਆਲਿਟੀ ਦੀ ਹੈਲਥਕੇਅਰ ਕਵਰੇਜ ਪ੍ਰਾਪਤ ਕਰੋ। ਤੁਸੀਂ ਸਿਰਫ਼ ਆਪਣੇ ਆਪ ਨੂੰ ਕਵਰ ਕਰਨ ਜਾਂ ਆਪਣੇ ਨਿਰਭਰ ਬੱਚਿਆਂ ਲਈ ਵੀ Coverage for Kids (ਬੱਚਿਆਂ ਲਈ ਕਵਰੇਜ) ਜੋੜਨ ਦੀ ਚੋਣ ਕਰ ਸਕਦੇ ਹੋ।

ਆਪਣੇ ਦੂਜੇ ਬੱਚੇ ਤੋਂ ਬਾਅਦ, Dani ਨੇ ਦੋਵਾਂ ਬੱਚਿਆਂ ਦਾ ਨਾਮਾਂਕਣ Coverage for Kids (ਬੱਚਿਆਂ ਲਈ ਕਵਰੇਜ) ਵਿੱਚ ਕਰਵਾਇਆ, ਉਹ ਉਨ੍ਹਾਂ "ਸ਼ਾਨਦਾਰ ਰੇਟਾਂ" ਦੀ ਪ੍ਰਸ਼ੰਸਾ ਕਰਦੀ ਹੈ ਜਿਨ੍ਹਾਂ ਨਾਲ ਉਸਦੇ ਪਰਿਵਾਰ ਨੂੰ ਮਹੀਨੇਵਾਰ ਬਚਤ ਕਰਨ ਵਿੱਚ ਮਦਦ ਮਿਲਦੀ ਹੈ।

Dani R.
ਦੇਖਭਾਲਕਰਤਾ, Asotin



ਵਿਕਲਪ 1



ਵਿਅਕਤੀਗਤ ਕਵਰੇਜ
ਮੈਡੀਕਲ ਅਤੇ ਡੈਂਟਲ

\$25/ਮਹੀਨਾ

ਮਹੀਨੇਵਾਰ ਸਹਿ-ਪ੍ਰੀਮੀਅਮ

ਪ੍ਰਤੀ ਮਹੀਨੇ ਸਿਰਫ਼ \$25 ਵਿੱਚ ਆਪਣੇ ਲਈ ਮੈਡੀਕਲ ਅਤੇ ਡੈਂਟਲ ਕਵਰੇਜ ਪ੍ਰਾਪਤ ਕਰੋ।

ਮਹੀਨੇਵਾਰ ਸਹਿ-ਪ੍ਰੀਮੀਅਮ: ਉਹ ਰਕਮ ਜਿਸਦਾ ਭੁਗਤਾਨ ਤੁਸੀਂ ਆਪਣੀ ਹੈਲਥ ਕਵਰੇਜ ਵਾਸਤੇ ਹਰ ਮਹੀਨੇ ਭੁਗਤਾਨ ਕਰਦੇ ਹੋ, ਵੇਰਵਿਆਂ ਲਈ ਪੰਨਾ 9 ਦੇਖੋ।

ਯੋਗਤਾ

ਹਰ ਮਹੀਨੇ 80 ਘੰਟਿਆਂ ਜਾਂ ਇਸਤੋਂ ਵੱਧ ਲਈ ਕੰਮ ਕਰੋ।

ਵਿਕਲਪ 2



ਵਿਅਕਤੀਗਤ ਕਵਰੇਜ
+ Coverage for Kids
(ਬੱਚਿਆਂ ਲਈ ਕਵਰੇਜ)
ਮੈਡੀਕਲ ਅਤੇ ਡੈਂਟਲ

\$125/ਮਹੀਨਾ

ਮਹੀਨੇਵਾਰ ਸਹਿ-ਪ੍ਰੀਮੀਅਮ

ਆਪਣੇ ਲਈ, ਅਤੇ ਨਾਲ ਹੀ ਆਪਣੇ ਬੱਚਿਆਂ ਲਈ, ਪ੍ਰਤੀ ਮਹੀਨੇ ਸਿਰਫ਼ \$125 ਵਿੱਚ ਮੈਡੀਕਲ ਅਤੇ ਡੈਂਟਲ ਕਵਰੇਜ ਪ੍ਰਾਪਤ ਕਰੋ।

ਖਰਚਾ ਉੱਨਾ ਹੀ ਪੈਂਦਾ ਹੈ, ਭਾਵੇਂ ਤੁਸੀਂ ਜਿੰਨੇ ਮਰਜ਼ੀ ਬੱਚਿਆਂ ਨੂੰ ਜੋੜ ਲਓ!

ਤੁਸੀਂ ਯੋਗ ਨਿਰਭਰ ਬੱਚਿਆਂ ਨੂੰ ਉਨ੍ਹਾਂ ਦੇ 26ਵੇਂ ਜਨਮ ਦਿਨ ਤੱਕ ਸ਼ਾਮਲ ਕਰ ਸਕਦੇ ਹੋ, ਜਿਨ੍ਹਾਂ ਵਿੱਚ ਸਕੇ, ਗੋਦ ਲਏ ਹੋਏ, ਮਤਰੇਏ ਬੱਚੇ ਅਤੇ ਘਰੇਲੂ ਸਾਥੀ ਦੇ ਬੱਚੇ ਸ਼ਾਮਲ ਹਨ।

KPWA POS ਦੇ ਮੈਂਬਰਾਂ ਨੂੰ Coverage for Kids (ਬੱਚਿਆਂ ਲਈ ਕਵਰੇਜ) ਜੋੜਨ ਲਈ ਪਲਾਨ ਬਦਲਣੇ ਪੈਣਗੇ।

ਯੋਗਤਾ

ਹਰ ਮਹੀਨੇ 120 ਘੰਟਿਆਂ ਜਾਂ ਇਸਤੋਂ ਵੱਧ ਲਈ ਕੰਮ ਕਰੋ।

ਵਿਕਲਪ 3



ਵਿਅਕਤੀਗਤ ਕਵਰੇਜ
+ Coverage for Kids
(ਬੱਚਿਆਂ ਲਈ ਕਵਰੇਜ)
ਸਿਰਫ਼ ਡੈਂਟਲ

\$35/ਮਹੀਨਾ

ਮਹੀਨੇਵਾਰ ਸਹਿ-ਪ੍ਰੀਮੀਅਮ

ਪ੍ਰਤੀ ਮਹੀਨੇ ਸਿਰਫ਼ \$35 ਵਿੱਚ, ਆਪਣੇ ਲਈ ਮੈਡੀਕਲ ਅਤੇ ਡੈਂਟਲ ਕਵਰੇਜ ਪ੍ਰਾਪਤ ਕਰੋ, ਅਤੇ ਨਾਲ ਹੀ ਆਪਣੇ ਬੱਚਿਆਂ ਲਈ ਡੈਂਟਲ ਕਵਰੇਜ ਪ੍ਰਾਪਤ ਕਰੋ।

2025

ਨਵੇਂ ਅਤੇ ਬਿਹਤਰ ਬੈਨਿਫ਼ਿਟ

Coverage Reliability (ਕਵਰੇਜ ਭਰੋਸੇਯੋਗਤਾ)

ਦੇਖਭਾਲ ਕਰਨ ਵਾਲਿਆਂ ਨੂੰ ਹੁਣ ਪ੍ਰਤੀ ਸਾਲ 2 Coverage Reliability (ਕਵਰੇਜ ਭਰੋਸੇਯੋਗਤਾ) ਕ੍ਰੈਡਿਟ ਮਿਲਦੇ ਹਨ। ਜੇ ਤੁਸੀਂ ਕੰਮ ਦੇ ਲੋੜੀਂਦੇ ਘੰਟਿਆਂ ਨੂੰ ਪੂਰਾ ਨਹੀਂ ਕਰਦੇ ਹੋ ਤਾਂ ਹਰ ਕ੍ਰੈਡਿਟ—ਤੁਹਾਡੇ ਅਤੇ ਤੁਹਾਡੇ ਨਿਰਭਰ ਵਿਅਕਤੀਆਂ ਲਈ ਨਿਰੰਤਰ ਕਵਰੇਜ ਮੁਹੱਈਆ ਕਰਦੇ ਹੋਏ ਹੈਲਥਕੇਅਰ ਕਵਰੇਜ ਨੂੰ 1 ਮਹੀਨੇ ਲਈ ਵਧਾ ਦਿੰਦਾ ਹੈ।

Progyny ਗੋਦ ਲੈਣ ਸਬੰਧੀ ਬੈਨਿਫ਼ਿਟ

ਗੋਦ ਲੈਣ ਨਾਲ ਸਬੰਧਤ ਖਰਚਿਆਂ ਲਈ \$15,000 ਤੱਕ ਪ੍ਰਾਪਤ ਕਰੋ (ਲਾਈਫਟਾਈਮ ਬੈਨਿਫ਼ਿਟ¹)।

¹ਜਦੋਂ ਤੱਕ ਤੁਸੀਂ ਪਲਾਨ ਵਿੱਚ ਨਾਮਾਕਿਤ ਰਹਿੰਦੇ ਹੋ, ਉਦੋਂ ਤੱਕ ਗੋਦ ਲੈਣ ਨਾਲ ਸਬੰਧਤ ਖਰਚਿਆਂ ਲਈ ਕਵਰ ਕੀਤੀ ਜਾਣ ਵਾਲੀ ਵੱਧ ਤੋਂ ਵੱਧ ਰਕਮ।

ਪ੍ਰਿਸਕ੍ਰਿਪਸ਼ਨ ਦੇ ਖਰਚੇ ਵਿੱਚ ਕਮੀ

ਗੈਰ-ਪਸੰਦੀਦਾ ਬ੍ਰਾਂਡ ਦੇ ਇਨਹੇਲਰਾਂ, EpiPens ਅਤੇ HIV ਨਾਲ ਸੰਪਰਕ ਵਿੱਚ ਆਉਣ ਤੋਂ ਬਾਅਦ ਲਈ ਦਵਾਈਆਂ ਅਤੇ ਥੈਰੇਪੀਆਂ ਲਈ ਘਟੇ ਹੋਏ ਖਰਚੇ।

ਲਿੰਗ-ਪੁਸ਼ਟੀਕਰਨ ਦੇਖਭਾਲ ਸਬੰਧੀ ਬੈਨਿਫ਼ਿਟ

ਸਾਰੇ ਪਲਾਨ ਹੁਣ ਕਈ ਤਰ੍ਹਾਂ ਦੀਆਂ ਪ੍ਰਕਿਰਿਆਵਾਂ ਅਤੇ ਥੈਰੇਪੀਆਂ ਨੂੰ ਕਵਰ ਕਰਦੇ ਹਨ।

ਦੇਖਭਾਲਕਰਤਾ ਵਧੀਆ ਕੁਆਲਿਟੀ ਦੀ, ਭਰੋਸੇਯੋਗਤਾ ਹੈਲਥਕੇਅਰ ਤੱਕ ਪਹੁੰਚ ਦੇ ਹੱਕਦਾਰ ਹੁੰਦੇ ਹਨ ਜਿਸ ਨਾਲ ਉਹ ਆਪਣੇ ਬੈਨਿਫ਼ਿਟਾਂ ਨੂੰ ਪ੍ਰਬੰਧਿਤ ਕਰਨ ਦੇ ਤਣਾਅ ਤੋਂ ਬਗੈਰ—ਬੇਮਿਸਾਲ ਦੇਖਭਾਲ ਪ੍ਰਦਾਨ ਕਰਨ 'ਤੇ ਧਿਆਨ ਦੇ ਸਕਣ। ਇਹ ਬਿਲਕੁਲ ਨਵੇਂ ਵਾਧੇ ਅਜਿਹੀ ਕਵਰੇਜ ਪ੍ਰਦਾਨ ਕਰਨ ਪ੍ਰਤੀ ਸਾਡੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੇ ਹਨ ਜੋ ਦੇਖਭਾਲਕਰਤਾ ਦੇ ਅਨੁਭਵ ਵਿੱਚ ਵਾਕਈ ਸਹਿਯੋਗ ਦਿੰਦੀ ਹੈ।

Merissa Clyde
CEO,
SEIU 775
Benefits Group



ਕਵਰੇਜ ਲਾਭ ਸਬੰਧੀ ਖਾਸ ਗੱਲਾਂ

ਤੁਹਾਡੇ ਲਈ ਉਪਲਬਧ ਹੈਲਥ ਪਲਾਨ ਤੁਹਾਡੇ ਘਰ ਦੇ ZIP ਕੋਡ 'ਤੇ ਅਧਾਰਤ ਹੁੰਦਾ ਹੈ। ਤੁਹਾਡਾ ਨਿਰਧਾਰਤ ਪਲਾਨ ਤੁਹਾਡੀ ਸਿਹਤ ਅਤੇ ਤੰਦਰੁਸਤੀ ਵਿੱਚ ਸਹਿਯੋਗ ਦੇਣ ਦੇ ਬਹੁਤ ਸਾਰੇ ਤਰੀਕੇ ਪ੍ਰਦਾਨ ਕਰਦਾ ਹੈ। ਕਵਰੇਜ ਵਿੱਚ ਹੇਠਾਂ ਦੱਸੇ ਬੈਨਿਫ਼ਿਟ ਸ਼ਾਮਲ ਹਨ:

- ✓ ਮੈਡੀਕਲ
- ✓ ਰੋਕਥਾਮ ਲਈ ਦੇਖਭਾਲ
- ✓ ਡੈਂਟਲ ਅਤੇ ਆਰਥੋਡੌਂਸੀਆ
- ✓ ਪ੍ਰਿਸਕ੍ਰਿਪਸ਼ਨ (ਡਾਕਟਰ ਵੱਲੋਂ ਲਿਖੀ) ਦਵਾਈ
- ✓ ਮਾਨਸਿਕ ਸਿਹਤ
- ✓ ਨਜ਼ਰ ਸਬੰਧੀ
- ✓ ਸੁਣਨ ਸਬੰਧੀ
- ✓ ਪਰਿਵਾਰ ਬਣਾਉਣ ਅਤੇ ਪ੍ਰਜਨਨ ਸਿਹਤ ਸਬੰਧੀ ਬੈਨਿਫ਼ਿਟ
- ✓ ਲਿੰਗ-ਪੁਸ਼ਟੀਕਰਨ ਸਬੰਧੀ ਦੇਖਭਾਲ
- ✓ ਮਸਾਜ ਅਤੇ ਕਾਇਰੋਪੈਕਟਿਕ
- ✓ ਫਿਜ਼ੀਕਲ ਥੈਰੇਪੀ

ਮੁਫ਼ਤ ਪ੍ਰਾਇਮਰੀ ਕੇਅਰ ਮੁਲਾਕਾਤਾਂ

ਆਪਣੇ ਪ੍ਰਾਇਮਰੀ ਕੇਅਰ ਪ੍ਰੋਵਾਈਡਰ (PCP) ਨੂੰ ਮਿਲਣ ਲਈ ਕੋਈ ਖਰਚਾ ਨਹੀਂ ਹੁੰਦਾ। ਤੰਦਰੁਸਤੀ ਜਾਂਚਾਂ ਲਈ ਅਤੇ ਜਦੋਂ ਤੁਸੀਂ ਬਿਮਾਰ ਹੁੰਦੇ ਹੋ ਤਾਂ ਤੁਸੀਂ ਆਪਣੇ PCP ਨੂੰ ਮਿਲ ਸਕਦੇ ਹੋ। ਤੁਹਾਡੀ ਕਵਰੇਜ ਵਿੱਚ ਵਰਚੁਅਲ ਦੇਖਭਾਲ ਦੇ ਵਿਕਲਪ ਵੀ ਸ਼ਾਮਲ ਹੁੰਦੇ ਹਨ, ਤਾਂ ਜੋ ਤੁਸੀਂ ਘਰ ਬੈਠਿਆਂ ਹੀ ਦੇਖਭਾਲ ਪ੍ਰਾਪਤ ਕਰ ਸਕੋ।

*ਆਪਣੇ PCP ਨਾਲ ਕੀਤੀਆਂ ਮੁਲਾਕਾਤਾਂ ਲਈ ਕੋਈ ਸਹਿ-ਭੁਗਤਾਨ ਨਹੀਂ ਹੁੰਦਾ ਹੈ, ਪਰ ਜੇ ਤੁਹਾਡਾ ਡਾਕਟਰ ਟੈਸਟਾਂ ਜਾਂ ਲੈਬ ਜਾਂਚਾਂ ਕਰਾਉਣ ਲਈ ਕਹਿੰਦਾ ਹੈ, ਤਾਂ ਹੋ ਸਕਦਾ ਹੈ ਤੁਹਾਨੂੰ ਉਨ੍ਹਾਂ ਸੇਵਾਵਾਂ ਲਈ ਸਹਿ-ਭੁਗਤਾਨ ਕਰਨਾ ਪਵੇ।

ਤਤਕਾਲ ਅਤੇ ਐਮਰਜੈਂਸੀ ਦੇਖਭਾਲ

ਤੁਹਾਡੇ ਪਲਾਨ ਵਿੱਚ ਤਤਕਾਲ ਦੇਖਭਾਲ ਅਤੇ ਐਮਰਜੈਂਸੀ ਰੂਮ ਦੇ ਦੌਰੇ ਸ਼ਾਮਲ ਹੁੰਦੇ ਹਨ। ਤਤਕਾਲ ਦੇਖਭਾਲ ਛੋਟੀ-ਮੋਟੀ ਸੱਟ ਲੱਗਣ ਜਾਂ ਫ਼ਲੂ ਦੇ ਲੱਛਣਾਂ ਵਰਗੀਆਂ ਗੈਰ-ਐਮਰਜੈਂਸੀ ਸਮੱਸਿਆਵਾਂ ਲਈ, ਤੁਹਾਡੇ ਡਾਕਟਰ ਦੇ ਉਪਲਬਧ ਨਾ ਹੋਣ 'ਤੇ ਇੱਕ ਘੱਟ-ਖਰਚੇ ਵਾਲਾ ਵਿਕਲਪ ਹੁੰਦਾ ਹੈ। ਐਮਰਜੈਂਸੀ ਰੂਮ ਦੇ ਦੌਰਿਆਂ ਲਈ \$200 ਦਾ ਸਹਿ-ਭੁਗਤਾਨ ਹੁੰਦਾ ਹੈ ਅਤੇ ਇਸਨੂੰ ਛਾਤੀ ਵਿੱਚ ਦਰਦ, ਸਾਹ ਲੈਣ ਵਿੱਚ ਮੁਸ਼ਕਲ ਜਾਂ ਗੰਭੀਰ ਸੱਟਾਂ ਵਰਗੀਆਂ ਗੰਭੀਰ ਸਥਿਤੀਆਂ ਲਈ ਹੀ ਵਰਤਿਆ ਜਾਣਾ ਚਾਹੀਦਾ ਹੈ।

ਇੱਕ ਕਟੌਤੀਯੋਗ ਜਾਂ ਸਹਿ-ਭੁਗਤਾਨ ਲਾਗੂ ਹੋ ਸਕਦਾ ਹੈ।

ਪ੍ਰਿਸਕ੍ਰਿਪਸ਼ਨ (ਡਾਕਟਰ ਦੁਆਰਾ ਲਿਖੀ ਦਵਾਈ) ਸਬੰਧੀ ਬੈਨਿਫਿਟ

ਦਵਾਈ ਦੇ ਪੱਧਰ (ਟੀਅਰ) 'ਤੇ ਨਿਰਭਰ ਕਰਦਿਆਂ, ਤੁਹਾਡੇ ਕੋਲ ਬਹੁਤ ਹੀ ਘੱਟ ਖਰਚੇ ਵਾਲੀਆਂ ਦਵਾਈਆਂ ਤੋਂ ਲੈ ਕੇ ਮੁਫਤ ਦਵਾਈਆਂ ਤੱਕ ਵੱਖ-ਵੱਖ ਪ੍ਰਕਾਰ ਦੀਆਂ ਪ੍ਰਿਸਕ੍ਰਿਪਸ਼ਨ ਦਵਾਈਆਂ (Rx) ਤੱਕ ਪਹੁੰਚ ਹੁੰਦੀ ਹੈ। ਜੈਨੇਰਿਕ ਦਵਾਈਆਂ ਵਾਸਤੇ ਆਮ ਤੌਰ 'ਤੇ ਸਭ ਤੋਂ ਘੱਟ ਸਹਿ-ਭੁਗਤਾਨ ਹੁੰਦਾ ਹੈ, ਜਦਕਿ ਬ੍ਰਾਂਡ ਨਾਮ ਅਤੇ ਵਿਸ਼ੇਸ਼ ਦਵਾਈਆਂ ਦੀ ਕੀਮਤ ਮੁਕਾਬਲਤਨ ਵਧੇਰੇ ਹੋ ਸਕਦੀ ਹੈ। ਡਾਕ ਰਾਹੀਂ ਆਰਡਰ ਦੇ ਵਿਕਲਪ ਵੀ ਉਪਲਬਧ ਹਨ, ਜਿਸ ਨਾਲ ਤੁਸੀਂ ਤੁਹਾਡੇ ਘਰ ਵਿੱਚ ਪਹੁੰਚਾਈਆਂ ਜਾਣ ਵਾਲੀਆਂ ਦਵਾਈਆਂ ਦੀ 90-ਦਿਨਾਂ ਦੀ ਸਪਲਾਈ ਪ੍ਰਾਪਤ ਕਰ ਸਕਦੇ ਹੋ।

ਮਾਨਸਿਕ ਸਿਹਤ ਸਬੰਧੀ ਬੈਨਿਫਿਟਸ

ਤੁਹਾਡੀ ਭਾਵਨਾਤਮਕ ਅਤੇ ਮਾਨਸਿਕ ਸਿਹਤ ਵੀ ਉੱਨੀ ਹੀ ਮਹੱਤਵਪੂਰਨ ਹੈ ਜਿੰਨੀ ਕਿ ਤੁਹਾਡੀ ਸਰੀਰਕ ਸਿਹਤ। ਤੁਹਾਡੀ ਕਵਰੇਜ ਵਿੱਚ ਪੇਸ਼ੇਵਰ ਸਹਿਯੋਗ, ਦਵਾਈਆਂ, ਗਰੁੱਪ ਥੈਰੇਪੀ ਅਤੇ ਵਿਕਲਪਕ ਦੇਖਭਾਲ ਦੇ ਨਾਲ-ਨਾਲ ਸਵੈ-ਸੰਭਾਲ ਐਪਾਂ ਅਤੇ ਹੋਰ ਪ੍ਰੋਗਰਾਮਾਂ ਅਤੇ ਸਰੋਤਾਂ ਤੱਕ ਪਹੁੰਚ ਸ਼ਾਮਲ ਹੁੰਦੀ ਹੈ।

ਨਜ਼ਰ ਸਬੰਧੀ ਬੈਨਿਫਿਟ

ਤੁਹਾਡੀ ਕਵਰੇਜ ਅੱਖਾਂ ਦੀ ਵਿਆਪਕ ਦੇਖਭਾਲ ਪ੍ਰਦਾਨ ਕਰਦੀ ਹੈ। ਇਸ ਵਿੱਚ ਹਰ 12 ਮਹੀਨਿਆਂ ਵਿੱਚ ਅੱਖਾਂ ਦੀ 1 ਮੁਫਤ ਜਾਂਚ, ਅਤੇ ਹਰ 12 ਮਹੀਨਿਆਂ ਵਿੱਚ \$600 ਵਿੱਚ ਨਜ਼ਰ ਸਬੰਧੀ ਹਾਰਡਵੇਅਰ (ਜਿਵੇਂ ਕਿ ਲੈੱਸ, ਫ੍ਰੇਮ ਅਤੇ ਕੰਟੈਕਟ ਲੈੱਸ) ਸ਼ਾਮਲ ਹੈ।

ਸੁਣਨ ਸ਼ਕਤੀ ਸਬੰਧੀ ਬੈਨਿਫਿਟ

EPIC Hearing ਰਾਹੀਂ, ਤੁਸੀਂ ਅਤੇ ਤੁਹਾਡੇ ਬੱਚੇ ਇੱਕ ਇਨ-ਨੈੱਟਵਰਕ ਪ੍ਰਦਾਤਾ ਤੋਂ ਸਲਾਹ-ਮਸ਼ਵਰੇ ਨਾਲ ਬਗੈਰ ਕਿਸੇ ਖਰਚੇ ਦੇ ਇੱਕ ਸਲਾਨਾ ਸੁਣਨ-ਸ਼ਕਤੀ ਦੀ ਜਾਂਚ ਕਰਵਾ ਸਕਦੇ ਹੋ। ਇਸਦੇ ਨਾਲ ਹੀ ਹਰ 36 ਮਹੀਨਿਆਂ ਵਿੱਚ ਹਰ ਕੰਨ ਲਈ ਸੁਣਨ-ਸਬੰਧੀ ਹਾਰਡਵੇਅਰ ਲਈ \$3,000 ਤੱਕ ਦੀ ਵਿਸਤ੍ਰਿਤ ਵਾਰੰਟੀ ਵੀ ਪ੍ਰਾਪਤ ਕਰ ਸਕਦੇ ਹੋ।



ਤੰਦਰੁਸਤੀ ਬਾਰੇ ਕੋਚਿੰਗ ਅਤੇ ਪ੍ਰੋਗਰਾਮ

ਵੈਲਨੈਸ ਬੈਨਿਫਿਟਾਂ ਅਤੇ ਕੋਚਿੰਗ ਨਾਲ ਤੁਹਾਨੂੰ ਡਾਇਬੀਟੀਜ਼ (ਸ਼ੂਗਰ) ਜਾਂ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਲੰਬੇ ਸਮੇਂ ਤੋਂ ਚੱਲਦੀਆਂ ਸਮੱਸਿਆਵਾਂ ਨਾਲ ਨਜਿੱਠਣ ਵਿੱਚ ਮਦਦ ਮਿਲ ਸਕਦੀ ਹੈ, ਅਤੇ ਨਾਲ ਹੀ ਤੁਹਾਡੀ ਸਰੀਰਕ ਸਿਹਤ ਵਿੱਚ ਵੀ ਸੁਧਾਰ ਆ ਸਕਦਾ ਹੈ। ਤੁਹਾਡੇ ਪਲਾਨ ਵਿੱਚ ਸ਼ਾਮਲ ਹਨ:

- ਤੁਹਾਡੇ ਟੀਚਿਆਂ ਨੂੰ ਹਾਸਲ ਕਰਨ ਲਈ ਤੁਹਾਡੇ ਵਾਸਤੇ ਵਿਸ਼ੇਸ਼ ਸੇਧ ਲਈ ਵਿਅਕਤੀਗਤ ਰੂਪ ਵਿੱਚ ਤੰਦਰੁਸਤੀ ਬਾਰੇ ਕੋਚਿੰਗ।
- ਇੱਕ ਦੇਖਭਾਲ ਟੀਮ ਵੱਲੋਂ ਤੁਹਾਡੀ ਸਥਿਤੀ ਨਾਲ ਨਜਿੱਠਣ ਵਿੱਚ ਮਦਦ ਲਈ ਸਹਿਯੋਗ।
- ਅਸਾਨ ਪ੍ਰਬੰਧਨ ਅਤੇ ਟ੍ਰੈਕ ਕਰਨ ਲਈ ਪ੍ਰੋਗਰਾਮ ਅਤੇ ਐਪਾਂ।

ਮਸਾਜ ਅਤੇ ਕਾਇਰੋਪ੍ਰੈਕਟਿਕ

ਘੱਟ ਖਰਚ ਵਾਲੀ ਫਿਜ਼ਿਕਲ ਥੈਰੇਪੀ, ਮਸਾਜ, ਕਾਇਰੋਪ੍ਰੈਕਟਿਕ, ਐਕਿਊਪੰਕਚਰ ਅਤੇ ਵਰਚੁਅਲ ਤੰਦਰੁਸਤੀ ਪ੍ਰੋਗਰਾਮਾਂ ਨਾਲ ਮਾਸਪੇਸ਼ੀਆਂ ਅਤੇ ਜੋੜਾਂ ਦੇ ਦਰਦ ਦਾ ਇਲਾਜ ਕੀਤਾ ਜਾ ਸਕਦਾ ਹੈ ਅਤੇ ਇਨ੍ਹਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ।

ਮੁਲਾਕਾਤ ਸੀਮਾਵਾਂ ਜਾਂ ਰੈਫਰਲ ਲੋੜਾਂ ਵਾਸਤੇ ਆਪਣੇ ਪਲਾਨ ਦੇ ਵੇਰਵੇ ਦੇਖੋ ਅਤੇ ਆਪਣੇ ਪ੍ਰੋਵਾਈਡਰ ਤੋਂ ਇਹ ਪੱਕਾ ਕਰੋ ਕਿ ਉਹ ਅਪੌਇੰਟਮੈਂਟ ਤੈਅ ਕਰਦੇ ਸਮੇਂ ਤੁਹਾਡਾ ਬੀਮੇ ਨੂੰ ਸਵੀਕਾਰ ਕਰਦਾ ਹੈ।

ਪਰਿਵਾਰ ਬਣਾਉਣ ਅਤੇ ਪੁਜਣਨ ਸਿਹਤ ਸਬੰਧੀ ਬੈਨਿਫਿਟ

ਜਣਨ-ਸ਼ਕਤੀ (fertility) ਅਤੇ ਪਰਿਵਾਰ ਬਣਾਉਣ (family-building) ਤੋਂ ਲੈ ਕੇ ਗਰਭ ਅਵਸਥਾ, ਪੋਸਟਪਾਰਟਮ ਅਤੇ ਮੇਨੋਪੌਜ਼ ਤੱਕ, ਜੀਵਨ ਦੇ ਹਰ ਪੜਾਅ ਲਈ ਬੈਨਿਫਿਟ ਪ੍ਰਾਪਤ ਕਰੋ। ਬਿਲਕੁਲ ਨਵੇਂ ਇਲਾਜਾਂ, ਸਮਰਪਿਤ ਮਰੀਜ਼ ਦੇਖਭਾਲ ਹਮਾਇਤੀਆਂ (Patient Care Advocates, PCAs) ਤੋਂ ਤੁਹਾਡੇ ਲਈ ਵਿਸ਼ੇਸ਼ ਸਹਿਯੋਗ ਅਤੇ ਵਿਅਕਤੀਗਤ ਰੂਪ ਵਿੱਚ ਜਾਂ ਵਰਚੁਅਲ ਦੇਖਭਾਲ ਵਾਸਤੇ ਕਵਰੇਜ ਪ੍ਰਾਪਤ ਕਰੋ। ਅਤੇ ਹੁਣ ਤੁਸੀਂ ਗੇਟ ਲੈਣ ਨਾਲ ਸਬੰਧਤ ਖਰਚਿਆਂ ਵਾਸਤੇ \$15,000 ਤੱਕ ਪ੍ਰਾਪਤ ਕਰ ਸਕਦੇ ਹੋ (ਲਾਈਫਟਾਈਮ ਬੈਨਿਫਿਟ)।



ਬੈਨਿਫਿਟਾਂ ਦੀ ਪੂਰੀ ਸੂਚੀ ਲਈ ਪਲਾਨ ਦੇ ਵੇਰਵਿਆਂ ਵਾਲਾ ਕਿਤਾਬਚਾ ਵੇਖੋ।

ਪਲਾਨ ਦੇ ਵੇਰਵਿਆਂ ਵਾਲੇ ਕਿਤਾਬਚੇ ਵਿੱਚ ਤੁਹਾਡੇ ਮੈਡੀਕਲ ਅਤੇ ਡੈਂਟਲ ਪਲਾਨਾਂ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ, ਜਿਸ ਵਿੱਚ ਤੁਹਾਡੀ ਜੇਬੂ ਤੋਂ ਹੋਣ ਵਾਲੇ ਖਰਚੇ, ਅਤੇ ਪ੍ਰਿਸਕ੍ਰਿਪਸ਼ਨਾਂ, ਮੁਲਾਕਾਤਾਂ ਅਤੇ ਇਲਾਜ ਲਈ ਕਵਰੇਜ ਸ਼ਾਮਲ ਹਨ।

“ਇੱਕ ਵਾਰ, ਮੈਂ ਸੱਚੀਂ ਬਹੁਤ ਬਿਮਾਰ ਸੀ ਅਤੇ 45 ਦਿਨਾਂ ਤੱਕ ਹਸਪਤਾਲ ਵਿੱਚ ਰਹੀ। ਕਿਉਂਕਿ ਮੇਰੇ ਕੋਲ ਹੈਲਥ ਕਵਰੇਜ ਹੈ, ਇਸ ਕਰਕੇ ਮੈਂ ਬਸ ਬੋਜ਼ਾ ਜਿਹਾ ਭੁਗਤਾਨ ਕੀਤਾ ਅਤੇ ਇਸਦਾ ਜ਼ਿਆਦਾਤਰ ਭੁਗਤਾਨ ਬੀਮੇ ਨੇ ਕੀਤਾ। ਇਸੇ ਕਰਕੇ ਕਵਰੇਜ ਦਾ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ।”

Amy L.
ਕੋਅਰਗਿਵਰ, Seattle

ਡੈਂਟਲ ਪਲਾਨ

**ਦੰਦਾਂ ਦੀ ਦੇਖਭਾਲ ਤੁਹਾਡੀ ਹੈਲਥਕੇਅਰ
ਕਵਰੇਜ ਵਿੱਚ ਸ਼ਾਮਲ ਹੁੰਦੀ ਹੈ। ਉਹ
ਪਲਾਨ ਚੁਣੋ ਜੋ ਤੁਹਾਡੇ ਲਈ ਸਹੀ ਹੋਵੇ।**

ਪਲਾਨ ਦੇ ਵੇਰਵਿਆਂ ਵਾਲੇ ਕਿਤਾਬਚੇ ਵਿੱਚ ਪਲਾਨਾਂ ਦੀ ਤੁਲਨਾ ਕਰਨ
ਅਤੇ ਆਮ ਸੇਵਾਵਾਂ ਵਾਸਤੇ ਸੰਭਾਵੀ ਤੌਰ 'ਤੇ ਤੁਹਾਡੀ ਜੇਬ ਤੋਂ ਹੋਣ ਵਾਲੇ
ਖਰਚਿਆਂ ਦੀ ਸਮੀਖਿਆ ਕਰਨ ਵਾਸਤੇ ਚਾਰਟ ਦੀ ਵਰਤੋਂ ਕਰੋ।

ਜੇ ਤੁਸੀਂ ਪਹਿਲਾਂ ਹੀ ਕਵਰੇਜ ਵਿੱਚ ਨਾਮਾਂਕਣ ਕਰ ਚੁੱਕੇ ਹੋ ਅਤੇ ਤੁਸੀਂ ਆਪਣੇ ਡੈਂਟਲ
ਪਲਾਨ ਵਿੱਚ ਬਦਲੀ ਕਰਨਾ ਚਾਹੋਗੇ, ਤਾਂ Open Enrollment (ਖੁੱਲ੍ਹੇ ਨਾਮਾਂਕਣ)
ਦੇ ਦੌਰਾਨ ਅਜਿਹਾ ਕਰ ਸਕਦੇ ਹੋ।



	 DELTA DENTAL®	 Willamette Dental
ਸਲਾਨਾ ਵੱਧੇ-ਵੱਧ ਬੈਨਿਫ਼ਿਟ	\$5,000	ਕਦੇ ਵੀ ਨਹੀਂ
ਕਟੌਤੀਯੋਗ	\$0	\$0
ਨਿਯਮਿਤ ਜਾਂਚਾਂ	ਪੂਰੀ ਤਰ੍ਹਾਂ ਕਵਰ ਕੀਤਾ ਗਿਆ	ਪੂਰੀ ਤਰ੍ਹਾਂ ਕਵਰ ਕੀਤਾ ਗਿਆ
ਆਰਥੋਡੌਂਸ਼ੀਆ ਲਾਭ	ਹਾਂ	ਹਾਂ
ਪ੍ਰਦਾਤਾ ਨੈੱਟਵਰਕ	Delta Dental ਕੋਲ ਪ੍ਰਦਾਤਾਵਾਂ ਦਾ ਇੱਕ ਬਹੁਤ ਵੱਡਾ ਨੈੱਟਵਰਕ ਹੈ, ਜਿਸ ਵਿੱਚ ਪੇਂਡੂ ਇਲਾਕੇ ਵੀ ਸ਼ਾਮਲ ਹਨ। ਤੁਸੀਂ ਆਪਣੇ ਅਧਿਕਤਮ ਲਾਭ ਲੈਣ ਲਈ ਕੋਈ Delta Dental PPO ਡੈਂਟਿਸਟ ਲੱਭਣਾ ਚਾਹੋਗੇ।	ਪੇਂਡੂ ਵਾਸ਼ਿੰਗਟਨ ਵਿੱਚ Willamette Dental ਦੇ ਬਹੁਤ ਸਾਰੇ ਸੁਵਿਧਾਜਨਕ ਟਿਕਾਣੇ ਹਨ, ਜਿਸ ਨਾਲ, ਜੇ ਤੁਸੀਂ I-5 ਕੋਰੀਡੋਰ ਦੇ ਨਾਲ ਰਹਿੰਦੇ ਹੋ ਤਾਂ ਤੁਹਾਡੇ ਲਈ ਕੋਈ Willamette ਡੈਂਟਿਸਟ ਲੱਭਣਾ ਅਸਾਨ ਹੋ ਜਾਂਦਾ ਹੈ।
ਆਪਣੇ ਨੇੜੇ ਕਿਸੇ ਡੈਂਟਿਸਟ ਨੂੰ ਲੱਭੋ	ਇੱਥੇ ਜਾਓ deltadentalwa.com/fad/search ਅਤੇ ਆਪਣੀ ਖੋਜ ਦੇ ਨਤੀਜਿਆਂ ਨੂੰ ਫ਼ਿਲਟਰ ਕਰਨ ਲਈ 'Delta Dental PPO' ਨੂੰ ਚੁਣੋ।	ਇੱਥੇ ਜਾਓ locations.willamettedental.com ਅਤੇ ਸਰਚ ਬਾਰ ਵਿੱਚ ਆਪਣਾ ZIP ਕੋਡ ਪਾਓ।
ਸਵਾਲਾਂ ਜਾਂ ਵਧੇਰੇ ਜਾਣਕਾਰੀ ਲਈ	1-800-554-1907 DeltaDentalWA.com	1-855-433-6825 myseiu.be/willamette



ਕਵਰੇਜ ਲਈ ਔਨਲਾਈਨ ਅਪਲਾਈ ਕਰੋ



ਖਾਤਾ ਕਿਵੇਂ ਬਣਾਉਣਾ
ਹੈ, ਇੱਥੋਂ ਸਿੱਖੋ
myseiu.be/hba

ਇਸ ਸਮੇਂ ਖਾਤੇ ਅੰਗ੍ਰੇਜ਼ੀ ਵਿੱਚ ਉਪਲਬਧ ਹਨ। ਜੇ ਤੁਹਾਨੂੰ ਖਾਤਾ ਬਣਾਉਣ
ਵਿੱਚ ਮਦਦ ਜਾਂ ਭਾਸ਼ਾ ਵਿੱਚ ਸਹਿਯੋਗ ਦੀ ਲੋੜ ਹੈ ਤਾਂ ਇੱਥੇ ਕਾਲ ਕਰੋ:
1-877-606-6705।

ਤੁਹਾਡੇ ਔਨਲਾਈਨ ਖਾਤੇ ਨੂੰ MagnaCare ਦੁਆਰਾ
ਨਿਯੰਤ੍ਰਿਤ ਕੀਤਾ ਜਾਂਦਾ ਹੈ, ਜੋ ਤੁਹਾਡੇ ਹੈਲਥ ਬੈਨਿਫ਼ਿਟਸ
ਦਾ ਬੰਦੋਬਸਤ ਕਰਦਾ ਹੈ।

ਹੈਲਥ ਕੇਅਰ ਕਵਰੇਜ ਲਈ ਅਰਜ਼ੀ ਦੇਣ ਜਾਂ ਇਸ ਵਿੱਚ ਤਬਦੀਲੀਆਂ ਕਰਨ
ਦੇ ਯੋਗ ਹੋਣ ਤੋਂ ਇਲਾਵਾ, ਤੁਸੀਂ ਸਹਿ-ਪ੍ਰੀਮੀਅਮਾਂ ਦਾ ਭੁਗਤਾਨ ਕਰ ਸਕਦੇ ਹੋ,
ਪਿਛਲੇ ਭੁਗਤਾਨ ਦੇਖ ਸਕਦੇ ਹੋ, ਪਲਾਨ ਸਬੰਧੀ ਦਸਤਾਵੇਜ਼ਾਂ ਤੱਕ ਪਹੁੰਚ ਕਰ
ਸਕਦੇ ਹੋ ਅਤੇ ਈਮੇਲ ਰਾਹੀਂ ਚਿੱਠੀ-ਪੱਤਰ ਵਾਸਤੇ ਸਾਈਨ ਅੱਪ ਕਰ ਸਕਦੇ ਹੋ।



ਆਪਣੀ ਯੋਗਤਾ ਚੈਕ ਕਰੋ

ਕਵਰੇਜ ਅਤੇ ਹੋਰ ਤੰਦਰੁਸਤੀ ਸਬੰਧੀ ਬੈਨਿਫ਼ਿਟਾਂ ਜਿਵੇਂ ਕਿ
Caregiver Kicks ਲਈ ਆਪਣੇ ਕੰਮ ਦੇ ਘੰਟੇ ਅਤੇ ਯੋਗਤਾ ਦੇਖੋ।





ਕਵਰੇਜ ਲਈ ਅਪਲਾਈ ਕਰੋ ਜਾਂ ਇਸਨੂੰ ਅੱਪਡੇਟ ਕਰੋ

ਔਨਲਾਈਨ ਅਸਾਨੀ ਨਾਲ ਅਪਲਾਈ ਕਰਨ ਜਾਂ ਮੌਜੂਦਾ ਕਵਰੇਜ
ਵਿੱਚ ਤਬਦੀਲੀਆਂ ਕਰਨ ਵਾਸਤੇ ਆਪਣੇ ਖਾਤੇ ਨੂੰ ਐਕਸੈੱਸ ਕਰੋ।



ਲਾਈਵ ਚੈਟ ਸਹਿਯੋਗ ਪ੍ਰਾਪਤ ਕਰੋ

ਹੈਲਥ ਬੈਨਿਫ਼ਿਟਸ ਗਾਹਕ ਸੇਵਾ ਤੋਂ ਅਪਲਾਈ ਕਰਨ, ਯੋਗਤਾ ਅਤੇ
ਹੋਰ ਬਹੁਤ ਸਾਰੀਆਂ ਚੀਜ਼ਾਂ ਬਾਰੇ ਸਵਾਲਾਂ ਵਿੱਚ ਮਦਦ ਪ੍ਰਾਪਤ ਕਰੋ।



ਹੈਲਥਕੇਅਰ ਕਵਰੇਜ ਬਾਰੇ ਅਕਸਰ ਪੁੱਛੇ ਜਾਂਦੇ ਸਵਾਲ

ਮੈਂ ਵਿਅਕਤੀਗਤ ਕਵਰੇਜ ਲਈ ਯੋਗ ਕਿਵੇਂ ਬਣਾਂ?

ਵਿਅਕਤੀਗਤ ਕਵਰੇਜ ਲਈ ਯੋਗ ਬਣਨ ਵਾਸਤੇ ਤੁਹਾਨੂੰ ਲਗਾਤਾਰ 2 ਮਹੀਨਿਆਂ ਲਈ, ਇੱਕ ਮਹੀਨੇ ਵਿੱਚ 80 ਜਾਂ ਇਸਤੋਂ ਵੱਧ ਘੰਟਿਆਂ ਲਈ ਕੰਮ ਕਰਨਾ ਪਵੇਗਾ।

ਮੈਂ ਕਿਵੇਂ ਅਪਲਾਈ ਕਰਾਂ?

myseiu.be/magnacare 'ਤੇ ਔਨਲਾਈਨ ਅਪਲਾਈ ਕਰੋ ਜਾਂ ਤਬਦੀਲੀਆਂ ਕਰੋ। ਜੇ ਤੁਹਾਨੂੰ ਹੈਲਥ ਬੈਨਿਫਿਟਸ ਲਈ ਐਪਲੀਕੇਸ਼ਨ ਮਿਲਦੀ ਹੈ ਤਾਂ ਤੁਸੀਂ ਪੂਰੀ ਕੀਤੀ ਐਪਲੀਕੇਸ਼ਨ ਨੂੰ ਇਸ ਉੱਪਰ ਦਿੱਤੇ ਗਏ ਪਤੇ 'ਤੇ ਡਾਕ ਰਾਹੀਂ ਭੇਜ ਸਕਦੇ ਹੋ ਜਾਂ ਇਸ ਉੱਪਰ ਦਿੱਤੇ ਫ਼ੋਕਸ ਨੰਬਰ 'ਤੇ ਫ਼ੋਕਸ ਕਰ ਸਕਦੇ ਹੋ। ਅਮਰੀਕੀ ਡਾਕ-ਟਿਕਟ ਜ਼ਰੂਰੀ ਹੈ। ਤੁਹਾਨੂੰ 1 ਦਿਨ ਦੇ ਅੰਦਰ ਈਮੇਲ ਦੁਆਰਾ ਜਾਂ ਤੁਹਾਡੇ ਹੈਲਥ ਬੈਨਿਫਿਟਸ ਖਾਤੇ ਰਾਹੀਂ ਐਪਲੀਕੇਸ਼ਨ ਦੀ ਰਸੀਦ ਅਤੇ 30 ਦਿਨਾਂ ਦੇ ਅੰਦਰ ਚਿੱਠੀ ਜਾਂ ਈਮੇਲ ਦੁਆਰਾ ਕਵਰੇਜ ਦਾ ਫ਼ੈਸਲਾ ਮਿਲ ਜਾਵੇਗਾ। ਜੇ ਨਹੀਂ ਮਿਲਦਾ ਹੈ, ਤਾਂ 1-877-606-6705 'ਤੇ ਕਾਲ ਕਰੋ।

ਮੈਂ ਕਦੋਂ ਅਪਲਾਈ ਕਰ ਸਕਦਾ/ਸਕਦੀ ਹਾਂ?

ਅਜਿਹੇ 3 ਮੌਕੇ ਹੁੰਦੇ ਹਨ ਜਦੋਂ ਤੁਸੀਂ ਕਵਰੇਜ ਲਈ ਅਪਲਾਈ ਕਰ ਸਕਦੇ ਹੋ:

- 1. ਸ਼ੁਰੂਆਤੀ ਯੋਗਤਾ:** ਤੁਹਾਡੀ ਨਵੀਂ ਯੋਗ ਨਾਮਾਂਕਣ ਸਬੰਧੀ ਸਮੱਗਰੀ 'ਤੇ ਲਿਖੀ ਤਰੀਕ ਤੋਂ 60 ਦਿਨਾਂ ਦੇ ਅੰਦਰ। ਸ਼ੁਰੂਆਤੀ ਯੋਗਤਾ ਉਹ ਹੁੰਦੀ ਹੈ ਜਦੋਂ ਤੁਸੀਂ ਪਹਿਲੀ ਵਾਰ ਯੋਗਤਾ ਪੂਰੀ ਕਰਦੇ ਹੋ।
- 2. Open Enrollment (ਖੁੱਲ੍ਹਾ ਨਾਮਾਂਕਣ):** ਹਰ ਸਾਲ 1-20 ਜੁਲਾਈ। ਜੇ ਤੁਸੀਂ ਪਹਿਲਾਂ ਹੀ ਨਾਮਾਂਕਣ ਕਰ ਚੁੱਕੇ ਹੋ ਤਾਂ ਤੁਹਾਡੀ ਕਵਰੇਜ ਆਪਣੇ ਆਪ ਰੀਨਿਊ ਹੋ ਜਾਂਦੀ ਹੈ, ਜਦ ਤੱਕ ਤੁਸੀਂ ਇਸ ਵਿੱਚ ਕੋਈ ਤਬਦੀਲੀਆਂ ਨਾ ਕਰਨਾ ਚਾਹੁੰਦੇ ਹੋਵੋ, ਉਦੋਂ ਤੱਕ ਕਿਸੇ ਹੋਰ ਕਾਰਵਾਈ ਦੀ ਲੋੜ ਨਹੀਂ ਹੁੰਦੀ।
- 3. ਯੋਗਤਾ ਪੂਰੀ ਕਰਨ ਵਾਲੀ ਜੀਵਨ ਘਟਨਾ (QLE):** ਕਿਸੇ ਅਜਿਹੀ QLE ਦੇ 30 ਦਿਨਾਂ ਦੇ ਅੰਦਰ ਜੇ ਤੁਹਾਡੀਆਂ ਸਿਹਤ ਬੀਮੇ ਦੀਆਂ ਲੋੜਾਂ ਨੂੰ ਬਦਲ ਦਿੰਦੀ ਹੈ। QLEs ਦੀਆਂ ਉਦਾਹਰਨਾਂ ਵਿੱਚ ਬੱਚੇ ਨੂੰ ਗੋਦ ਲੈਣਾ, ਕੋਈ ਹੋਰ ਹੈਲਥਕੇਅਰ ਕਵਰੇਜ ਨੂੰ ਗੁਆ ਬੈਠਣਾ ਜਾਂ ਤਲਾਕ ਲੈਣਾ ਸ਼ਾਮਲ ਹਨ। ਵਧੇਰੇ ਜਾਣਕਾਰੀ ਲਈ, ਇੱਥੇ ਜਾਓ myseiu.be/qle।

ਅਜੇ ਯੋਗ ਨਹੀਂ ਹੋ?

ਤੁਸੀਂ ਅਜੇ ਵੀ 1-20 ਜੁਲਾਈ ਤੱਕ, Open Enrollment (ਖੁੱਲ੍ਹੇ ਨਾਮਾਂਕਣ) ਦੇ ਦੌਰਾਨ ਅਪਲਾਈ ਕਰ ਸਕਦੇ ਹੋ।

ਇੱਕ ਹੈਲਥ ਬੈਨਿਫਿਟਸ ਐਪਲੀਕੇਸ਼ਨ* ਭਰੋ ਅਤੇ ਜਦੋਂ ਤੁਸੀਂ ਇੱਕ ਮਹੀਨੇ ਵਿੱਚ 80+ ਘੰਟਿਆਂ ਲਈ ਕੰਮ ਕਰੋਗੇ, ਤਾਂ ਤੁਹਾਡੀ ਵਿਅਕਤੀਗਤ ਕਵਰੇਜ ਸ਼ੁਰੂ ਹੋ ਜਾਵੇਗੀ। ਜੇ ਤੁਸੀਂ Coverage for Kids (ਬੱਚਿਆਂ ਲਈ ਕਵਰੇਜ) ਨੂੰ ਜੋੜਨਾ ਚਾਹੁੰਦੇ ਹੋ, ਤਾਂ ਨਿਰਭਰ ਵਿਅਕਤੀਆਂ ਲਈ ਕਵਰੇਜ ਉਦੋਂ ਸ਼ੁਰੂ ਹੁੰਦੀ ਹੈ ਜਦੋਂ ਤੁਸੀਂ ਇੱਕ ਮਹੀਨੇ ਵਿੱਚ 120+ ਘੰਟਿਆਂ ਲਈ ਕੰਮ ਕਰਦੇ ਹੋ।

ਜੇ ਤੁਸੀਂ ਫਿਲਹਾਲ ਇੱਕ ਮਹੀਨੇ ਵਿੱਚ 80+ ਘੰਟਿਆਂ ਲਈ ਕੰਮ ਨਹੀਂ ਕਰਦੇ ਹੋ, ਤਾਂ ਤੁਸੀਂ ਔਨਲਾਈਨ ਐਪਲੀਕੇਸ਼ਨ ਨਹੀਂ ਭਰ ਸਕਦੇ। ਐਪਲੀਕੇਸ਼ਨ ਫਾਰਮ ਦੀ ਇੱਕ ਕਾਪੀ ਦੀ ਬੇਨਤੀ ਕਰਨ ਲਈ SEIU775BG-caregiver@magnacare.com 'ਤੇ ਈਮੇਲ ਕਰੋ।

ਮੈਂ Coverage for Kids (ਬੱਚਿਆਂ ਲਈ ਕਵਰੇਜ) ਲਈ ਯੋਗ ਕਿਵੇਂ ਬਣਾਂ?

Coverage for Kids (ਬੱਚਿਆਂ ਲਈ ਕਵਰੇਜ) ਲਈ ਯੋਗ ਬਣਨ ਵਾਸਤੇ ਤੁਹਾਨੂੰ ਇੱਕ ਮਹੀਨੇ ਵਿੱਚ 120 ਜਾਂ ਇਸਤੋਂ ਵੱਧ ਘੰਟਿਆਂ ਲਈ ਕੰਮ ਕਰਨਾ ਪਵੇਗਾ।

ਮੈਂ Coverage for Kids (ਬੱਚਿਆਂ ਲਈ ਕਵਰੇਜ) ਵਿੱਚ ਕਿਸ ਨੂੰ ਸ਼ਾਮਲ ਕਰ ਸਕਦਾ/ਸਕਦੀ ਹਾਂ?

ਤੁਸੀਂ ਯੋਗ ਬੱਚਿਆਂ ਨੂੰ ਉਨ੍ਹਾਂ ਦੇ 26^{ਵੇਂ} ਜਨਮ ਦਿਨ ਤੱਕ ਸ਼ਾਮਲ ਕਰ ਸਕਦੇ ਹੋ। ਯੋਗ ਨਿਰਭਰ ਬੱਚਿਆਂ ਵਿੱਚ ਸਕੇ, ਗੋਦ ਲਏ ਹੋਏ, ਮਤਰੇਏ ਬੱਚੇ ਅਤੇ ਤੁਹਾਡੇ ਘਰੇਲੂ ਸਾਥੀ ਦੇ ਬੱਚੇ ਸ਼ਾਮਲ ਹੁੰਦੇ ਹਨ।

ਬੱਚਿਆਂ ਨੂੰ ਤੁਹਾਡੇ ਵਾਲੇ ਪਲਾਨ ਵਿੱਚ ਹੀ ਨਾਮਾਂਕਿਤ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਸਿਰਫ਼ ਇੱਕ ਦੇਖਭਾਲਕਰਤਾ ਦੇ ਅਧੀਨ ਹੀ ਨਾਮਾਂਕਿਤ ਕੀਤਾ ਜਾ ਸਕਦਾ ਹੈ। ਕਵਰੇਜ ਬਾਹਰੀ ਪਲਾਨਾਂ ਨਾਲ ਤਾਲਮੇਲ ਕਰ ਸਕਦੀ ਹੈ। ਵਧੇਰੇ ਜਾਣਕਾਰੀ ਲਈ, 1-877-606-6705 'ਤੇ ਕਾਲ ਕਰੋ।

ਮੈਂ Coverage for Kids (ਬੱਚਿਆਂ ਲਈ ਕਵਰੇਜ) ਨੂੰ ਕਿਵੇਂ ਸ਼ਾਮਲ ਕਰਾਂ?

- 1. ਐਪਲੀਕੇਸ਼ਨ ਦੇ Coverage for Kids (ਬੱਚਿਆਂ ਲਈ ਕਵਰੇਜ) ਵਾਲੇ ਭਾਗ ਨੂੰ ਪੂਰਾ ਕਰੋ।**
- 2. ਕੋਈ ਕਵਰੇਜ ਵਿਕਲਪ ਚੁਣੋ,** ਮੈਡੀਕਲ ਅਤੇ ਡੈਂਟਲ ਜਾਂ ਸਿਰਫ਼ ਡੈਂਟਲ।
- 3. ਆਪਣੇ ਨਿਰਭਰ ਵਿਅਕਤੀਆਂ ਲਈ ਤਸਦੀਕ ਦਸਤਾਵੇਜ਼ ਜਮ੍ਹਾਂ ਕਰੋ** ਆਪਣੀ ਅਰਜ਼ੀ ਦੇ ਨਾਲ ਹੀ ਜਾਂ ਅਪਲਾਈ ਕਰਨ ਦੇ 60 ਦਿਨਾਂ ਦੇ ਅੰਦਰ**। ਸਵੀਕਾਰ ਕੀਤੇ ਜਾਂਦੇ ਦਸਤਾਵੇਜ਼ਾਂ ਦੀਆਂ ਉਦਾਹਰਨਾਂ ਵਿੱਚ ਸਰਕਾਰ ਦੁਆਰਾ ਜਾਰੀ ਕੀਤੇ ਜਨਮ ਸਰਟੀਫਿਕੇਟ ਅਤੇ ਟੈਕਸ ਰਿਟਰਨਾਂ ਦੀਆਂ ਕਾਪੀਆਂ ਸ਼ਾਮਲ ਹਨ ਜਿਨ੍ਹਾਂ ਵਿੱਚ ਉਨ੍ਹਾਂ ਨਿਰਭਰ ਵਿਅਕਤੀਆਂ ਦੀ ਸੂਚੀ ਹੁੰਦੀ ਹੈ ਜਿਨ੍ਹਾਂ ਨੂੰ ਤੁਸੀਂ ਆਪਣੀ ਕਵਰੇਜ ਵਿੱਚ ਸ਼ਾਮਲ ਕਰਨਾ ਚਾਹੁੰਦੇ ਹੋ।

**ਬੱਚਿਆਂ ਦਾ ਪਹਿਲੀ ਵਾਰ ਨਾਮਾਂਕਣ ਕਰਨ ਸਮੇਂ ਨਿਰਭਰ ਵਿਅਕਤੀ ਲਈ ਤਸਦੀਕ ਦੀ ਲੋੜ ਹੁੰਦੀ ਹੈ। ਤੁਹਾਨੂੰ ਪਹਿਲਾਂ ਤੋਂ ਤਸਦੀਕ ਕੀਤੇ ਦਸਤਾਵੇਜ਼ਾਂ ਨੂੰ ਉਦੋਂ ਤੱਕ ਦੁਬਾਰਾ ਜਮ੍ਹਾਂ ਕਰਾਉਣ ਦੀ ਲੋੜ ਨਹੀਂ ਹੁੰਦੀ ਜਦੋਂ ਤੱਕ ਮੰਗੋ ਨਾ ਜਾਣ।



ਹੇਠਾਂ ਦਿੱਤਿਆਂ ਬਾਰੇ ਵਿਸਤਾਰ-ਸਹਿਤ ਜਾਣਕਾਰੀ ਲਈ myseiu.be/cfk 'ਤੇ ਜਾਓ:

- Coverage for Kids (ਬੱਚਿਆਂ ਲਈ ਕਵਰੇਜ) ਕਿਵੇਂ ਅਪਲਾਈ ਕਰੀਏ।
- ਤੁਸੀਂ ਕਵਰੇਜ ਵਿੱਚ ਕਿਸਨੂੰ ਸ਼ਾਮਲ ਕਰ ਸਕਦੇ ਹੋ।
- ਸਵੀਕਾਰ ਕੀਤੇ ਜਾਂਦੇ ਤਸਦੀਕ ਦਸਤਾਵੇਜ਼ਾਂ ਦੀ ਸੂਚੀ।
- ਆਪਣੇ ਦਸਤਾਵੇਜ਼ ਕਿਵੇਂ ਜਮ੍ਹਾਂ ਕਰਾਉਣੇ ਹਨ।



ਮੇਰੀ ਕਵਰੇਜ ਕਦੋਂ ਸ਼ੁਰੂ ਹੋਵੇਗੀ?

Open Enrollment (ਖੁੱਲ੍ਹਾ ਨਾਮਾਂਕਣ): 1 ਅਗਸਤ ਤੋਂ ਸ਼ੁਰੂ ਹੋਣ ਵਾਲੀ ਕਵਰੇਜ ਲਈ 20 ਜੁਲਾਈ ਤੱਕ ਐਪਲੀਕੇਸ਼ਨਾਂ ਜਾਂ ਤਬਦੀਲੀਆਂ ਜਮ੍ਹਾਂ ਕਰਾਓ।

ਸ਼ੁਰੂਆਤੀ ਯੋਗਤਾ ਅਤੇ ਯੋਗ ਜੀਵਨ ਘਟਨਾਵਾਂ: ਤੁਹਾਡੀ ਐਪਲੀਕੇਸ਼ਨ ਮਿਲਣ ਅਤੇ ਉਸ 'ਤੇ ਕਾਰਵਾਈ ਕੀਤੇ ਜਾਣ, ਜਿਸ ਵਿੱਚ ਤਕਰੀਬਨ 2 ਕੁ ਹਫ਼ਤੇ ਲੱਗਦੇ ਹਨ, ਤੋਂ ਬਾਅਦ ਮਹੀਨੇ ਦੀ ਪਹਿਲੀ ਤਰੀਕ ਤੋਂ ਕਵਰੇਜ ਸ਼ੁਰੂ ਹੋ ਜਾਂਦੀ ਹੈ। ਉਦਾਹਰਨ ਲਈ, ਜੇ ਤੁਹਾਡੀ ਪੂਰੀ ਕੀਤੀ ਹੋਈ ਐਪਲੀਕੇਸ਼ਨ:

- 15 ਮਾਰਚ ਤੱਕ ਮਿਲ ਜਾਂਦੀ ਹੈ, ਤਾਂ ਕਵਰੇਜ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ।
- 16 - 31 ਮਾਰਚ ਤੱਕ ਮਿਲਦੀ ਹੈ, ਤਾਂ ਕਵਰੇਜ 1 ਮਈ ਤੋਂ ਸ਼ੁਰੂ ਹੋਵੇਗੀ।

Coverage for Kids (ਬੱਚਿਆਂ ਲਈ ਕਵਰੇਜ) ਉਦੋਂ ਤੱਕ ਸ਼ੁਰੂ ਨਹੀਂ ਹੋ ਸਕਦੀ ਜਦੋਂ ਤੱਕ ਤੁਹਾਡੇ ਨਿਰਭਰ ਵਿਅਕਤੀ ਦੀ ਤਸਦੀਕ ਪ੍ਰਾਪਤ ਨਹੀਂ ਹੋ ਜਾਂਦੀ ਅਤੇ ਉਸ 'ਤੇ ਕਾਰਵਾਈ ਨਹੀਂ ਹੋ ਜਾਂਦੀ।

ਮੈਂ ਆਪਣੇ ਮਹੀਨੇਵਾਰ ਸਹਿ-ਪ੍ਰੀਮੀਅਮ ਦਾ ਭੁਗਤਾਨ ਕਿਵੇਂ ਕਰਾਂ?

ਤੁਹਾਡਾ ਐਂਪਲੌਇਅਰ ਤੁਹਾਡੀ ਤਨਖਾਹ ਵਿੱਚੋਂ ਤੁਹਾਡੀ ਮਹੀਨੇਵਾਰ ਸਹਿ-ਪ੍ਰੀਮੀਅਮ (ਉਹ ਰਕਮ ਜਿਸਦਾ ਭੁਗਤਾਨ ਤੁਸੀਂ ਹਰ ਮਹੀਨੇ ਕਰਦੇ ਹੋ) ਆਪਣੇ ਆਪ ਹੀ ਕੱਟ ਲਵੇਗਾ। ਜੇ ਤੁਹਾਡਾ ਐਂਪਲੌਇਅਰ ਕਟੌਤੀ ਕਰਨ ਦੇ ਯੋਗ ਨਹੀਂ ਹੈ, ਤਾਂ ਤੁਹਾਨੂੰ ਡਾਕ ਵਿੱਚ ਇੱਕ ਸਵੈ-ਭੁਗਤਾਨ ਚਿੱਠੀ ਮਿਲੇਗੀ ਅਤੇ ਤੁਹਾਨੂੰ ਈਮੇਲ ਰਾਹੀਂ ਆਪਣੇ ਸਹਿ-ਪ੍ਰੀਮੀਅਮ ਦਾ ਭੁਗਤਾਨ ਕਰਨ ਲਈ ਨਿਰਦੇਸ਼ ਦਿੱਤਾ ਜਾਵੇਗਾ। ਤੁਸੀਂ ਚੈੱਕ ਦੁਆਰਾ, ਜਾਂ ਆਪਣੇ ਔਨਲਾਈਨ ਹੈਲਥ ਬੈਨਿਫ਼ਿਟਸ ਖਾਤੇ ਦੀ ਵਰਤੋਂ ਕਰਕੇ ਭੁਗਤਾਨ ਕਰ ਸਕਦੇ ਹੋ।

ਜੇ ਤੁਸੀਂ **CDWA ਨਾਲ ਇੱਕ ਵਿਅਕਤੀਗਤ ਪ੍ਰਦਾਤਾ (Individual Provider, IP)** ਹੋ, ਤਾਂ ਤੁਹਾਡਾ ਪਹਿਲਾ ਮਹੀਨੇਵਾਰ ਭੁਗਤਾਨ ਇੱਕ ਸਵੈ-ਭੁਗਤਾਨ ਹੋਵੇਗਾ।

ਮੇਰੇ ਦੁਆਰਾ ਕੰਮ ਕੀਤੇ ਘੰਟੇ ਮੇਰੀ ਕਵਰੇਜ ਉੱਪਰ ਕਿਵੇਂ ਅਸਰ ਪਾਉਂਦੇ ਹਨ?

ਜਦੋਂ ਤੁਹਾਡਾ ਕਵਰੇਜ ਵਿੱਚ ਨਾਮਾਂਕਣ ਹੋ ਜਾਂਦਾ ਹੈ, ਤਾਂ ਤੁਹਾਡੇ ਦੁਆਰਾ ਇੱਕ ਮਹੀਨੇ ਵਿੱਚ ਕੰਮ ਕੀਤੇ ਗਏ ਘੰਟੇ 2 ਮਹੀਨਿਆਂ ਬਾਅਦ ਤੁਹਾਡੀ ਕਵਰੇਜ ਦੀ ਸਥਿਤੀ ਨੂੰ ਨਿਰਧਾਰਤ ਕਰਦੇ ਹਨ। ਉਦਾਹਰਨ: ਜਨਵਰੀ ਦੇ ਘੰਟੇ ਮਾਰਚ ਵਿੱਚ ਕਵਰੇਜ ਨਿਰਧਾਰਤ ਕਰਦੇ ਹਨ।

ਕੰਮ ਦਾ ਮਹੀਨਾ	ਕਵਰੇਜ ਮਹੀਨਾ
ਜਨਵਰੀ →	ਮਾਰਚ
ਫ਼ਰਵਰੀ →	ਅਪ੍ਰੈਲ
ਮਾਰਚ →	ਮਈ
ਅਪ੍ਰੈਲ →	ਜੂਨ
ਮਈ →	ਜੁਲਾਈ
ਜੂਨ →	ਅਗਸਤ
ਜੁਲਾਈ →	ਸਤੰਬਰ
ਅਗਸਤ →	ਅਕਤੂਬਰ
ਸਤੰਬਰ →	ਨਵੰਬਰ
ਅਕਤੂਬਰ →	ਦਸੰਬਰ
ਨਵੰਬਰ →	ਜਨਵਰੀ
ਦਸੰਬਰ →	ਫ਼ਰਵਰੀ

ਇਸ ਮਹੀਨੇ ਵਿੱਚ ਤੁਹਾਡੇ ਵੇਤਨਕ ਘੰਟੇ:

ਇਸ ਮਹੀਨੇ ਦੀ ਕਵਰੇਜ ਦਾ ਪਤਾ ਲਗਾਓ:

ਜੇ ਮੈਂ ਕਵਰੇਜ ਨੂੰ ਸਮਾਪਤ ਕਰਨਾ ਚਾਹਵਾਂ ਤਾਂ ਕੀ ਹੋਵੇਗਾ?

ਆਪਣੇ ਲਈ ਜਾਂ ਆਪਣੇ ਬੱਚਿਆਂ ਲਈ ਕਵਰੇਜ ਖਤਮ ਕਰਨ ਵਾਸਤੇ, ਇੱਕ Waive Coverage (ਕਵਰੇਜ ਤੋਂ ਛੋਟ) ਫਾਰਮ ਜਮ੍ਹਾਂ ਕਰੋ। ਜੇ ਛੋਟ:

- 15 ਤਰੀਕ ਤੱਕ ਪ੍ਰਾਪਤ ਹੁੰਦੀ ਹੈ ਤਾਂ ਕਵਰੇਜ ਅਗਲੇ ਮਹੀਨੇ ਦੀ 1 ਤਰੀਕ ਨੂੰ ਖਤਮ ਹੋ ਜਾਂਦੀ ਹੈ।
- 15 ਤਰੀਕ ਤੋਂ ਬਾਅਦ ਪ੍ਰਾਪਤ ਹੁੰਦੀ ਹੈ ਤਾਂ ਕਵਰੇਜ ਅਗਲੇ ਮਹੀਨੇ ਦੀ 1 ਤਰੀਕ ਨੂੰ ਖਤਮ ਹੋ ਜਾਂਦੀ ਹੈ।

ਮਹੱਤਵਪੂਰਨ: ਤੁਸੀਂ ਸਿਰਫ਼ Open Enrollment (ਖੁੱਲ੍ਹਾ ਨਾਮਾਂਕਣ) ਦੌਰਾਨ ਜਾਂ ਕਿਸੇ ਯੋਗਤਾ ਪੂਰੀ ਕਰਨ ਵਾਲੀ ਜੀਵਨ ਘਟਨਾ ਤੋਂ ਬਾਅਦ ਦੁਬਾਰਾ ਨਾਮਾਂਕਣ ਕਰਵਾ ਸਕਦੇ ਹੋ। ਵਰਤਮਾਨ ਸਾਲ ਦੀ 1 ਜੁਲਾਈ ਤੋਂ ਪਹਿਲਾਂ ਪ੍ਰਾਪਤ ਹੋਈਆਂ ਛੋਟਾਂ Open Enrollment (ਖੁੱਲ੍ਹਾ ਨਾਮਾਂਕਣ) ਦੌਰਾਨ ਰੀਸੈੱਟ ਕੀਤੀਆਂ ਜਾਂਦੀਆਂ ਹਨ। ਜੇ ਤੁਹਾਡੇ ਕੋਲ ਪਿਛਲੇ 12 ਮਹੀਨਿਆਂ ਵਿੱਚ ਕਵਰੇਜ ਸੀ, ਤਾਂ ਤੁਹਾਡਾ ਆਪਣੇ ਆਪ ਹੀ ਦੁਬਾਰਾ ਨਾਮਾਂਕਣ ਹੋ ਜਾਵੇਗਾ ਬਸ਼ਰਤ ਤੁਸੀਂ ਇੱਕ ਨਵਾਂ Waive Coverage (ਕਵਰੇਜ ਤੋਂ ਛੋਟ) ਫਾਰਮ ਜਮ੍ਹਾਂ ਕਰਾਇਆ ਹੋਵੇ।

ਜੇ ਮੈਂ ਕਵਰੇਜ ਗੁਆ ਬੈਠਦਾ/ਦੀ ਹਾਂ ਤਾਂ ਕੀ ਹੋਵੇਗਾ?

ਤੁਹਾਨੂੰ Ameriflex (1-877-606-6705) ਦੁਆਰਾ ਪ੍ਰਬੰਧਿਤ ਕੀਤੇ ਜਾਂਦੇ COBRA (Consolidated Omnibus Budget Reconciliation Act) ਬਾਰੇ ਜਾਣਕਾਰੀ ਪ੍ਰਾਪਤ ਹੋਵੇਗੀ। COBRA ਨਾਲ ਦੇਖਭਾਲ ਕਰਨ ਵਾਲਿਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਮਹੀਨੇਵਾਰ ਭੁਗਤਾਨ ਵਾਸਤੇ ਕਵਰੇਜ ਬਰਕਰਾਰ ਰੱਖਣ ਦੀ ਸਹੂਲਤ ਮਿਲਦੀ ਹੈ।

ਜੇ ਤੁਸੀਂ ਦੇਖਭਾਲ ਕਰਨੀ ਬੰਦ ਕਰ ਦਿੰਦੇ ਹੋ ਅਤੇ ਤੁਹਾਨੂੰ ਲੰਬੇ ਸਮੇਂ ਦੀ ਕਵਰੇਜ ਦੀ ਲੋੜ ਹੈ, ਤਾਂ ਮੁਫ਼ਤ Washington Apple Health ਵਾਸਤੇ ਯੋਗਤਾ ਚੈੱਕ ਕਰੋ ਜਾਂ wahealthplanfinder.org 'ਤੇ ਹੋਰਨਾਂ ਵਿਕਲਪਾਂ ਦਾ ਪਤਾ ਲਗਾਓ।

ਆਪਣੀ ਕਵਰੇਜ ਨੂੰ ਬਣਾਈ ਰੱਖਣ ਵਾਸਤੇ ਵਧੇਰੇ ਘੰਟਿਆਂ ਲਈ ਕੰਮ ਕਰੋ।

ਜੇ ਤੁਸੀਂ ਇੱਕ ਵਿਅਕਤੀਗਤ ਪ੍ਰਦਾਤਾ (Individual Provider, IP) ਹੋ ਅਤੇ ਤੁਹਾਨੂੰ ਕਵਰੇਜ ਪ੍ਰਾਪਤ ਕਰਨ ਜਾਂ ਬਣਾਈ ਰੱਖਣ ਲਈ ਹੋਰ ਘੰਟਿਆਂ ਦੀ ਲੋੜ ਹੈ ਤਾਂ Carina ਅਜ਼ਮਾ ਕੇ ਦੇਖੋ, ਜੋ ਢੁਕਵੀਂ ਨੌਕਰੀ ਲਭਾਉਣ ਵਾਲੀ ਮੁਫ਼ਤ ਵੈੱਬਸਾਈਟ ਹੈ ਅਤੇ ਇਹ ਹੋਰ ਗਾਹਕਾਂ ਨੂੰ ਲੱਭਣ ਵਿੱਚ ਤੁਹਾਡੀ ਮਦਦ ਕਰਦੀ ਹੈ। ਹੋਰ ਜਾਣਕਾਰੀ ਇੱਥੋਂ ਲਓ myseiu.be/carina।



ਤੁਹਾਡੀ ਹੈਲਥਕੇਅਰ ਕਵਰੇਜ

ਜਦੋਂ ਤੁਹਾਨੂੰ ਕਵਰੇਜ ਮਿਲ ਜਾਂਦੀ ਹੈ, ਤਾਂ ਤੁਹਾਨੂੰ ਹੈਲਥਕੇਅਰ ਕਵਰੇਜ ਨੂੰ ਨਿਰੰਤਰ ਕਾਇਮ ਰੱਖਣ ਲਈ ਇਹ ਕੰਮ ਕਰਨੇ ਪੈਣਗੇ।

❗ ਆਪਣੇ ਲੋੜੀਂਦੇ ਘੰਟਿਆਂ ਲਈ ਕੰਮ ਕਰੋ।

ਵਿਅਕਤੀਗਤ ਕਵਰੇਜ: ਆਪਣੀ ਕਵਰੇਜ ਨੂੰ ਕਾਇਮ ਰੱਖਣ ਲਈ ਤੁਹਾਨੂੰ ਇੱਕ ਮਹੀਨੇ ਵਿੱਚ 80 ਜਾਂ ਇਸਤੋਂ ਵੱਧ ਵੇਤਨਕ ਘੰਟਿਆਂ ਲਈ ਕੰਮ ਕਰਨਾ ਪਵੇਗਾ।

Coverage for Kids (ਬੱਚਿਆਂ ਲਈ ਕਵਰੇਜ): ਨਿਰਭਰ ਵਿਅਕਤੀਆਂ ਦੀ ਕਵਰੇਜ ਨੂੰ ਕਾਇਮ ਰੱਖਣ ਲਈ ਤੁਹਾਨੂੰ ਇੱਕ ਮਹੀਨੇ ਵਿੱਚ 120 ਜਾਂ ਇਸਤੋਂ ਵੱਧ ਵੇਤਨਕ ਘੰਟਿਆਂ ਲਈ ਕੰਮ ਕਰਨਾ ਪਵੇਗਾ।

ਜੇ ਤੁਹਾਡੇ ਘੰਟੇ 120 ਤੋਂ ਘੱਟ ਜਾਂਦੇ ਹਨ, ਪਰ 80 ਤੋਂ ਉੱਪਰ ਰਹਿੰਦੇ ਹਨ, ਤਾਂ ਤੁਸੀਂ Coverage for Kids (ਬੱਚਿਆਂ ਲਈ ਕਵਰੇਜ) ਗੁਆ ਬੈਠੋਗੇ ਪਰ ਤੁਹਾਡੀ ਆਪਣੀ ਕਵਰੇਜ ਜਾਰੀ ਰਹੇਗੀ।



ਆਪਣੇ ਘੰਟਿਆਂ ਦੀ ਸਮੇਂ ਸਿਰ ਰਿਪੋਰਟ ਕਰੋ।

ਜੇ ਤੁਸੀਂ ਸਮੇਂ ਸਿਰ ਆਪਣੇ ਕੰਮ ਦੇ ਘੰਟਿਆਂ ਦੀ ਰਿਪੋਰਟ ਨਹੀਂ ਕਰਦੇ ਹੋ ਤਾਂ ਤੁਸੀਂ ਆਪਣਾ ਕਵਰੇਜ ਗੁਆ ਬੈਠੋਗੇ।

ਤੁਹਾਨੂੰ ਦੇਰ ਤੱਕ ਕੰਮ ਕੀਤੇ ਘੰਟਿਆਂ ਜਾਂ ਅਡਜਸਟਮੈਂਟ ਨੂੰ, ਕੰਮ ਕੀਤੇ ਮਹੀਨੇ ਦੇ 60 ਦਿਨਾਂ ਦੇ ਅੰਦਰ-ਅੰਦਰ ਜਮ੍ਹਾਂ ਕਰਾਉਣਾ ਪਵੇਗਾ।



ਆਪਣੀ ਪੂਰੀ ਮਹੀਨੇਵਾਰ ਸਹਿ-ਪ੍ਰੀਮੀਅਮ ਕਟੌਤੀ ਦਾ ਭੁਗਤਾਨ ਕਰੋ।

ਵਧੇਰੇ ਜਾਣਕਾਰੀ ਵਾਸਤੇ ਪਿਛਲਾ ਪੰਨਾ ਦੇਖੋ।

ਆਪਣੀ ਕਵਰੇਜ ਨੂੰ ਬਰਕਰਾਰ ਰੱਖਣ

ਬਾਰੇ ਵਧੇਰੇ ਜਾਣਕਾਰੀ ਇੱਥੋਂ ਲਓ

myseiu.be/maintain

ਇਸ ਬਾਰੇ ਉਦਾਹਰਣਾਂ ਦੇਖੋ ਕਿ ਜਦੋਂ ਤੁਸੀਂ Coverage Reliability (ਕਵਰੇਜ ਭਰੋਸੇਯੋਗਤਾ) ਕ੍ਰੈਡਿਟਾਂ ਦੇ ਨਾਲ ਅਤੇ ਇਸਤੋਂ ਬਿਨਾਂ ਆਪਣੇ ਲੋੜੀਂਦੇ ਘੰਟੇ ਕੰਮ ਨਹੀਂ ਕਰ ਸਕਦੇ ਹੋ ਤਾਂ ਕੀ ਹੁੰਦਾ ਹੈ।

ਨਵਾਂ ਬੈਨਿਫ਼ਿਟ!



Coverage Reliability (ਕਵਰੇਜ ਭਰੋਸੇਯੋਗਤਾ)

ਅਨਿਯਮਿਤ ਜਾਂ ਬੇਤਰਤੀਬੇ ਸ਼ਿਫ਼ਟਾਂ ਨਾਲ ਕੰਮ ਦੇ ਲੋੜੀਂਦੇ ਘੰਟਿਆਂ ਨੂੰ ਪੂਰਾ ਕਰਨਾ ਮੁਸ਼ਕਲ ਹੋ ਸਕਦਾ ਹੈ। Coverage Reliability (ਕਵਰੇਜ ਭਰੋਸੇਯੋਗਤਾ) ਬੈਨਿਫ਼ਿਟ ਨਿਰੰਤਰ ਹੈਲਥਕੇਅਰ ਕਵਰੇਜ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰਦਾ ਹੈ, ਉਦੋਂ ਵੀ ਜਦੋਂ ਤੁਸੀਂ ਯੋਜਨਾ ਅਨੁਸਾਰ ਕੰਮ ਕਰਨ ਦੇ ਯੋਗ ਨਾ ਹੋਵੋ।

Coverage Reliability (ਕਵਰੇਜ ਭਰੋਸੇਯੋਗਤਾ) ਕਿਵੇਂ ਕੰਮ ਕਰਦੀ ਹੈ:

- ਤੁਹਾਨੂੰ **ਪ੍ਰਤੀ ਕਵਰੇਜ ਸਾਲ 2 ਕ੍ਰੈਡਿਟ** (ਅਗਸਤ-ਜੁਲਾਈ) ਮਿਲਦੇ ਹਨ।
- ਜੇ ਤੁਸੀਂ ਕੰਮ ਦੇ ਲੋੜੀਂਦੇ ਘੰਟਿਆਂ ਨੂੰ ਪੂਰਾ ਨਹੀਂ ਕਰਦੇ ਹੋ ਤਾਂ ਹਰ ਕ੍ਰੈਡਿਟ **1 ਮਹੀਨੇ ਲਈ ਕਵਰੇਜ ਨੂੰ ਵਧਾ** ਦਿੰਦਾ ਹੈ। ਕ੍ਰੈਡਿਟ ਤੁਹਾਡੀ ਅਤੇ ਤੁਹਾਡੇ ਨਿਰਭਰ ਵਿਅਕਤੀਆਂ, ਦੋਵਾਂ ਦੀ ਕਵਰੇਜ ਨੂੰ ਕਵਰ ਕਰਦਾ ਹੈ।
- **ਕ੍ਰੈਡਿਟ ਆਪਣੇ ਆਪ ਲਾਗੂ ਹੋ ਜਾਂਦੇ ਹਨ**—ਤੁਹਾਨੂੰ ਕੁਝ ਵੀ ਕਰਨ ਦੀ ਲੋੜ ਨਹੀਂ ਹੁੰਦੀ।
- ਤੁਸੀਂ ਆਪਣੇ ਹੈਲਥ ਬੈਨਿਫ਼ਿਟਸ ਖਾਤੇ ਵਿੱਚ ਲੌਗਇਨ ਕਰਕੇ ਕਿਸੇ ਵੀ ਸਮੇਂ **ਆਪਣਾ ਕ੍ਰੈਡਿਟ ਬੈਲੇਂਸ ਚੈਕ** ਕਰ ਸਕਦੇ ਹੋ।

ਅਕਸਰ ਪੁੱਛੇ ਜਾਣ ਵਾਲੇ ਸਵਾਲ:

ਮੇਰੇ ਕ੍ਰੈਡਿਟ ਕਦੋਂ ਰੀਸੈੱਟ ਹੁੰਦੇ ਹਨ?

ਤੁਹਾਡੇ 2 ਕ੍ਰੈਡਿਟ ਹਰ ਸਾਲ 1 ਅਗਸਤ ਨੂੰ ਰੀਸੈੱਟ ਹੁੰਦੇ ਹਨ। ਇਹ ਤੁਹਾਡੇ ਦੁਆਰਾ ਨਾਮਾਂਕਣ ਕਰਦਿਆਂ ਹੀ ਉਪਲਬਧ ਹੋ ਜਾਂਦੇ ਹਨ।

ਕੀ ਅਣਵਰਤੇ ਕ੍ਰੈਡਿਟ ਅਗਲੇ ਸਾਲ ਵਿੱਚ ਲਿਜਾਏ ਜਾਂਦੇ ਹਨ?

ਜੀ ਨਹੀਂ। ਹਰ ਸਾਲ 1 ਅਗਸਤ ਨੂੰ, ਤੁਹਾਨੂੰ 2 ਨਵੇਂ ਕ੍ਰੈਡਿਟ ਮਿਲਦੇ ਹਨ। ਨਾ ਵਰਤੇ ਗਏ ਕ੍ਰੈਡਿਟ ਅੱਗੇ ਨਹੀਂ ਲਿਜਾਏ ਜਾਂਦੇ।

ਕੀ ਮੈਂ ਆਪਣੇ ਕ੍ਰੈਡਿਟਾਂ ਦੀ ਵਰਤੋਂ ਇੱਕ ਦੇ ਬਾਅਦ ਇੱਕ ਮਹੀਨਿਆਂ ਲਈ ਕਰ ਸਕਦਾ/ਸਕਦੀ ਹਾਂ?

ਜੀ ਨਹੀਂ, ਤੁਸੀਂ ਲਗਾਤਾਰ 2 ਮਹੀਨਿਆਂ ਲਈ ਕ੍ਰੈਡਿਟ ਨਹੀਂ ਵਰਤ ਸਕਦੇ ਹੋ।

ਜੇ ਮੈਂ ਵਿਅਕਤੀਗਤ ਕਵਰੇਜ ਲਈ ਲੋੜੀਂਦੇ ਘੰਟਿਆਂ ਲਈ ਕੰਮ ਕਰਾਂ, ਪਰ Coverage for Kids (ਬੱਚਿਆਂ ਲਈ ਕਵਰੇਜ) ਲਈ ਲੋੜੀਂਦਾ ਕੰਮ ਨਾ ਕਰਾਂ ਤਾਂ ਕੀ ਹੋਵੇਗਾ?

ਇਸ ਸਥਿਤੀ ਵਿੱਚ, ਉਸ ਮਹੀਨੇ ਲਈ ਤੁਹਾਡੇ ਬੱਚਿਆਂ ਦੀ ਕਵਰੇਜ ਵਧਾਉਣ ਵਾਸਤੇ 1 ਕ੍ਰੈਡਿਟ ਲਾਗੂ ਕੀਤਾ ਜਾਵੇਗਾ।

ਜੇ ਮੈਂ ਕ੍ਰੈਡਿਟ ਦੀ ਵਰਤੋਂ ਕਰਦਾ/ਕਰਦੀ ਹਾਂ, ਤਾਂ ਕੀ ਮੈਨੂੰ ਅਜੇ ਵੀ ਆਪਣੇ ਮਹੀਨੇਵਾਰ ਸਹਿ-ਪ੍ਰੀਮੀਅਮ ਦਾ ਭੁਗਤਾਨ ਕਰਨਾ ਪਵੇਗਾ?

ਜੀ ਹਾਂ, ਤੁਸੀਂ ਅਜੇ ਵੀ ਉਸ ਮਹੀਨੇ ਲਈ ਆਪਣੇ ਸਹਿ-ਪ੍ਰੀਮੀਅਮ ਵਾਸਤੇ ਜ਼ਿੰਮੇਵਾਰ ਹੁੰਦੇ ਹੋ। ਸਹਿ-ਪ੍ਰੀਮੀਅਮ ਬਾਰੇ ਵਧੇਰੇ ਜਾਣਕਾਰੀ ਲਈ ਪੰਨਾ 9 ਦੇਖੋ।

ਹੈਲਥ ਬੈਨਿਫ਼ਿਟਸ

ਗਾਹਕ ਸੇਵਾ

**ਕਵਰੇਜ, ਯੋਗਤਾ, ਅਪਲਾਈ ਕਰਨ ਬਾਰੇ
ਸਵਾਲਾਂ ਅਤੇ ਹੋਰ ਬਹੁਤ ਕੁਝ ਵਿੱਚ ਮਦਦ
ਪ੍ਰਾਪਤ ਕਰੋ।**

ਗਾਹਕ ਸੇਵਾ ਸੇਮਵਾਰ-ਸ਼ੁੱਕਰਵਾਰ, ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਉਪਲਬਧ ਹੁੰਦੀ ਹੈ।

1-877-606-6705

ਭਾਸ਼ਾ ਵਿੱਚ ਸਹਿਯੋਗ ਉਪਲਬਧ ਹੈ।

ਲਾਈਵ ਚੈਟ ਸਹਿਯੋਗ

ਚੈਟ ਵਿੱਚ ਸਹਿਯੋਗ ਵਾਸਤੇ myseiu.be/magnacare 'ਤੇ ਲੌਗ ਇਨ ਕਰੋ।

SEIU775BG-caregiver@magnacare.com

ਕਾਰੋਬਾਰੀ ਘੰਟਿਆਂ ਦੌਰਾਨ ਗਾਹਕ ਸੇਵਾ ਨਾਲ ਸੰਪਰਕ ਨਹੀਂ ਕਰ ਪਾ ਰਹੇ ਹੋ?
ਈਮੇਲ ਕਰੋ ਅਤੇ 2 ਕਾਰੋਬਾਰੀ ਦਿਨਾਂ ਦੇ ਅੰਦਰ ਜਵਾਬ ਪ੍ਰਾਪਤ ਕਰੋ।



ਵਾਧੂ ਸਰੋਤ

ਬੀਮੇ ਸਬੰਧੀ ਆਮ ਸ਼ਬਦ

ਸਿਹਤ ਬੀਮੇ ਸਬੰਧੀ ਆਮ ਸ਼ਬਦਾਂ ਦੀਆਂ ਪਰਿਭਾਸ਼ਾਵਾਂ
ਸਿੱਖ ਕੇ ਆਪਣੀ ਕਵਰੇਜ ਨੂੰ ਜ਼ਿਆਦਾ ਵਧੀਆ ਤਰੀਕੇ
ਨਾਲ ਸਮਝੋ।

myseiu.be/hc-terms

Coverage for Kids (ਬੱਚਿਆਂ ਲਈ ਕਵਰੇਜ)

Coverage for Kids (ਬੱਚਿਆਂ ਲਈ ਕਵਰੇਜ) ਵਾਸਤੇ
ਕਿਵੇਂ ਅਪਲਾਈ ਕਰਨਾ ਹੈ ਅਤੇ ਤੁਹਾਡੀ ਐਪਲੀਕੇਸ਼ਨ ਨੂੰ
ਪੂਰਾ ਕਰਨ ਲਈ ਕਿਹੜੇ ਦਸਤਾਵੇਜ਼ਾਂ ਦੀ ਲੋੜ ਹੈ, ਇਸ
ਬਾਰੇ ਜਾਣੋ।

myseiu.be/cfk

ਆਪਣੀ ਕਵਰੇਜ ਦੀ ਵਰਤੋਂ ਕਰੋ

ਜਦੋਂ ਤੁਹਾਨੂੰ ਕਵਰੇਜ ਮਿਲ ਜਾਂਦੀ ਹੈ ਤਾਂ ਆਪਣੀ
ਤੰਦਰੁਸਤੀ ਵਿੱਚ ਮਦਦ ਲਈ ਆਪਣੇ ਬੈਨਿਫ਼ਿਟਾਂ
ਦਾ ਵੱਧ ਤੋਂ ਵੱਧ ਲਾਭ ਉਠਾਉਣ ਬਾਰੇ ਸੁਝਾਅ
ਪ੍ਰਾਪਤ ਕਰੋ।

myseiu.be/covered

2025-2026 ਹੈਲਥਕੇਅਰ ਕਵਰੇਜ

ਪਲਾਨ ਦੇ ਵੇਰਵਿਆਂ ਬਾਰੇ ਕਿਤਾਬਚਾ

ਇਸ ਕਿਤਾਬਚੇ ਵਿੱਚ ਆਪਣੀ ਹੈਲਥਕੇਅਰ ਕਵਰੇਜ ਨੂੰ ਸਮਝਣ ਵਿੱਚ ਤੁਹਾਡੀ ਮਦਦ
ਵਾਸਤੇ ਮਹੱਤਵਪੂਰਨ ਦਸਤਾਵੇਜ਼ ਸ਼ਾਮਲ ਹਨ:

ਮਹੱਤਵਪੂਰਨ ਸੇਵਾ ਦਾ ਸਾਰ (SMM):

1 ਅਗਸਤ 2025 ਤੋਂ ਤੁਹਾਡੇ ਪਲਾਨ ਵਿੱਚ ਕਿਸੇ ਵੀ ਅੱਪਡੇਟ ਜਾਂ ਤਬਦੀਲੀਆਂ ਨੂੰ ਸੂਚੀਬੱਧ ਕਰਦਾ ਹੈ।

ਮੈਡੀਕਲ ਅਤੇ ਡੈਂਟਲ ਪਲਾਨ ਦੀ ਝਲਕ:

SEIU 775 Benefits Group ਦੁਆਰਾ ਤਿਆਰ ਕੀਤੇ ਗਏ, ਤੁਹਾਡੇ ਮੈਡੀਕਲ ਪਲਾਨ ਅਤੇ ਦੰਦਾਂ ਦੇ ਵਿਕਲਪਾਂ
ਬਾਰੇ ਤੇਜ਼, ਅਸਾਨੀ ਨਾਲ ਪੜ੍ਹਨਯੋਗ ਸੰਖੇਪ ਜਾਣਕਾਰੀ।

ਬੈਨਿਫਿਟਾਂ ਅਤੇ ਕਵਰੇਜ ਬਾਰੇ ਸੰਖੇਪ ਜਾਣਕਾਰੀ (SBC):

ਤੁਹਾਡੇ ਪਲਾਨ ਦੀ ਵਿਸਤਾਰਸਹਿਤ ਵਿਆਖਿਆ, ਜਿਸ ਵਿੱਚ ਇਹ ਸ਼ਾਮਲ ਹਨ:

- ਆਮ ਡਾਕਟਰੀ ਲੋੜਾਂ ਅਤੇ ਪ੍ਰਿਸਕ੍ਰਿਪਸ਼ਨਾਂ (ਜਿਵੇਂ ਕਿ ਡਾਕਟਰ ਨਾਲ ਮੁਲਾਕਾਤਾਂ, ਲੈਬਾਂ, ਡਾਇਬੀਟੀਜ਼ ਦੀ ਦੇਖਭਾਲ, ਵਗੈਰਾ) ਨੂੰ ਕਿਵੇਂ ਕਵਰ ਕੀਤਾ ਜਾਂਦਾ ਹੈ।
- ਤੁਸੀਂ ਕਿੰਨਾ ਭੁਗਤਾਨ ਕਰਦੇ ਹੋ ਅਤੇ ਪਲਾਨ ਕਿੰਨਾ ਭੁਗਤਾਨ ਕਰਦਾ ਹੈ (ਕੋਟੈਂਟੀਯੋਗ, ਸਹਿ-ਭੁਗਤਾਨ, ਸਹਿ-ਬੀਮਾ)।
- ਇਸ ਵਿੱਚ ਕੀ ਕੁਝ ਸ਼ਾਮਲ ਹੈ—ਅਤੇ ਕੀ ਨਹੀਂ ਹੈ (ਕਵਰੇਜ ਦੀਆਂ ਸੀਮਾਵਾਂ ਜਾਂ ਇਸਤੋਂ ਬਾਹਰ ਰੱਖੀਆਂ ਚੀਜ਼ਾਂ)।

ਪਲਾਨ ਦੇ ਸਰੋਤ:

ਨਾਮਾਂਕਣ ਕਰਾਉਣ ਤੋਂ ਬਾਅਦ ਵਰਤਣ ਲਈ ਸੰਪਰਕ ਨੰਬਰ ਅਤੇ ਵੈੱਬਸਾਈਟਾਂ।

ਤੁਸੀਂ Kaiser Permanente Northwest ਮੈਡੀਕਲ
ਪਲਾਨ ਦੇ ਲਈ ਯੋਗ ਹੋ। ਇਹ ਪਲਾਨ 1 ਅਗਸਤ
2025 ਤੋਂ 31 ਜੁਲਾਈ 2026 ਤੱਕ ਲਾਗੂ ਰਹੇਗਾ।

SBC, SMM ਜਾਂ ਕਵਰੇਜ ਸਬੰਧੀ ਹੋਰ ਸਵਾਲਾਂ ਬਾਰੇ ਵਧੇਰੇ
ਜਾਣਕਾਰੀ ਲਈ, ਕਿਰਪਾ ਕਰਕੇ ਹੈਲਥ ਬੈਨਿਫਿਟਸ ਗਾਹਕ ਸੇਵਾ
ਨਾਲ ਇੱਥੇ ਸੰਪਰਕ ਕਰੋ:

1-877-606-6705

ਸੋਮਵਾਰ – ਸ਼ੁੱਕਰਵਾਰ, ਸਵੇਰੇ 8:00 ਵਜੇ – ਸ਼ਾਮ 6:00
ਵਜੇ ਪੈਸਿਫਿਕ ਸਮੇਂ ਅਨੁਸਾਰ

SEIU775BG-caregiver@magnacare.com



ਮਹੱਤਵਪੂਰਨ ਸੋਧਾਂ ਦਾ ਸਾਰ

Consumer Direct of Washington (CDWA) ਦੇ
ਵਿਅਕਤੀਗਤ ਪ੍ਰਦਾਤਾਵਾਂ (IPs) ਅਤੇ ਏਜੰਸੀ ਪ੍ਰਦਾਤਾਵਾਂ (APs)
ਲਈ SEIU Healthcare NW Health Benefits Trust
ਰਾਹੀਂ ਮੁਹੱਈਆ ਕੀਤੀ ਜਾਂਦੀ ਸਿਹਤ ਬੀਮਾ ਕਵਰੇਜ ਲਈ

ਮਹੱਤਵਪੂਰਨ ਸੋਧਾਂ ਦਾ ਇਹ ਸਾਰ ("SMM") Core Plan ਸਿਹਤ ਬੀਮਾ ਕਵਰੇਜ ("ਪਲਾਨ") ਦੇ ਲਈ,
1 ਅਗਸਤ 2025 ਤੱਕ ਪਲਾਨ ਦਾ ਵਰਣਨ ਕਰਨ ਵਾਲੇ, ਸੰਖੇਪ ਯੋਜਨਾ ਵਰਣਨ ("SPD") ਵਿੱਚ ਮੌਜੂਦ
ਰੁਝ ਜਾਣਕਾਰੀ ਵਿੱਚ ਸੋਧਾਂ ਕਰਦਾ ਹੈ।

1 ਅਗਸਤ 2025 ਤੋਂ ਲਾਗੂ ਹੋਣ ਵਾਲੇ, ਪਲਾਨ ਦੇ ਬੈਨਿਫਿਟ ਅਤੇ ਹੈਲਥਕੇਅਰ ਕਵਰੇਜ ਲਈ ਯੋਗਤਾ
ਨਿਯਮ ਬਦਲ ਜਾਣਗੇ। APs ਅਤੇ IPs ਨੂੰ ਬੈਨਿਫਿਟਾਂ ਵਿੱਚ ਹੇਠਾਂ ਦੱਸੇ ਵਾਧਿਆਂ ਬਾਰੇ ਪਤਾ ਹੋਣਾ ਚਾਹੀਦਾ ਹੈ:

Coverage Reliability (ਕਵਰੇਜ ਭਰੋਸੇਯੋਗਤਾ) ਦੇਖਭਾਲ ਕਰਨ ਵਾਲਿਆਂ ਨੂੰ ਪ੍ਰਤੀ ਸਾਲ 2 ਕ੍ਰੈਡਿਟ ਪ੍ਰਦਾਨ ਕਰਦੀ ਹੈ।
ਜੇ ਤੁਸੀਂ ਕੰਮ ਦੇ ਲੋੜੀਂਦੇ ਘੰਟਿਆਂ ਨੂੰ ਪੂਰਾ ਨਹੀਂ ਕਰਦੇ ਹੋ ਤਾਂ ਹਰ ਕ੍ਰੈਡਿਟ—ਤੁਹਾਡੇ ਅਤੇ ਤੁਹਾਡੇ ਨਿਰਭਰ ਵਿਅਕਤੀਆਂ
ਲਈ ਨਿਰੰਤਰ ਕਵਰੇਜ ਮੁਹੱਈਆ ਕਰਦੇ ਹੋਏ ਹੈਲਥਕੇਅਰ ਕਵਰੇਜ ਨੂੰ 1 ਮਹੀਨੇ ਲਈ ਵਧਾ ਦਿੰਦਾ ਹੈ।

Progyny ਦੁਆਰਾ ਦਿੱਤਾ ਜਾਂਦਾ \$15,000 ਦਾ ਗੇਟ ਲੈਣ ਸਬੰਧੀ ਲਾਈਫਟਾਈਮ ਬੈਨਿਫਿਟ।

ਹੇਠ ਦੱਸਿਆਂ ਲਈ ਪ੍ਰਿਸਕ੍ਰਿਪਸ਼ਨ ਦੀਆਂ ਘਟੀਆਂ ਹੋਈਆਂ ਸਾਂਝੀਆਂ ਕੀਮਤਾਂ:

- ਇਨਹੇਲਰ ਅਤੇ EPI ਪੈਨ।
- HIV ਨਾਲ ਸੰਪਰਕ ਵਿੱਚ ਆਉਣ ਤੋਂ ਬਾਅਦ ਦੀਆਂ ਦਵਾਈਆਂ ਅਤੇ ਥੈਰੇਪੀਆਂ
ਦੀ 1 ਖੁਰਾਕ ਘਟਾ ਕੇ \$0 ਕਰ ਦਿੱਤੀ ਜਾਵੇਗੀ।

ਜੇ ਤੁਸੀਂ Aetna ਕਵਰੇਜ ਵਿੱਚ ਨਾਮਾਂਕਿਤ ਹੋ, ਤਾਂ ਤੁਸੀਂ ਹੁਣ ਵਿਸਤ੍ਰਿਤ ਲਿੰਗ-ਪੁਸ਼ਟੀਕਰਨ ਸਬੰਧੀ ਦੇਖਭਾਲ ਤੱਕ ਪਹੁੰਚ ਕਰ ਸਕਦੇ ਹੋ:

- ਦੂਜੇ-ਟੀਅਰ ਦੀਆਂ ਡਾਕਟਰੀ ਲੋੜਾਂ ਲਈ ਕਾਗਜ਼ੀ ਲੋੜਾਂ ਨੂੰ ਖਤਮ ਕਰ ਦਿੱਤਾ ਗਿਆ ਹੈ।
- ਅਵਾਜ਼ ਵਿੱਚ ਸੁਧਾਰ (ਵੋਇਸ ਮੋਡੀਫਿਕੇਸ਼ਨ) ਥੈਰੇਪੀ ਅਤੇ ਸਰੀਰ ਨੂੰ ਮੁੜ ਅਕਾਰ ਦੇਣ
ਵਾਲੀਆਂ ਪ੍ਰਕਿਰਿਆਵਾਂ ਹੁਣ ਉਪਲਬਧ ਹਨ।

ਇਨ੍ਹਾਂ ਤਬਦੀਲੀਆਂ ਬਾਰੇ ਅੱਗੇ ਹੋਰ ਜਾਣਕਾਰੀ ਲਈ, ਕਿਰਪਾ ਕਰਕੇ ਗਾਹਕ ਸੇਵਾ ਨਾਲ ਸੰਪਰਕ
ਤੋਂ ਸ਼ੁੱਕਰਵਾਰ, ਸਵੇਰੇ 8:00 – ਸ਼ਾਮ 6:00 ਵਜੇ ਤੱਕ 1-877-606-6705 'ਤੇ ਸੰਪਰਕ ਕਰੋ
ਜਾਂ SEIU775BG-caregiver@magnacare.com 'ਤੇ ਈਮੇਲ ਕਰੋ।



SEIU 775
BENEFITS GROUP

2025-2026 ਹੈਲਥਕੇਅਰ ਕਵਰੇਜ

ਮੈਡੀਕਲ ਅਤੇ ਡੈਂਟਲ ਪਲਾਨ ਦੀ ਝਲਕ

SEIU 775 Benefits Group ਦੁਆਰਾ ਤਿਆਰ ਕੀਤੀ ਗਈ, ਤੁਹਾਡੀ ਮੈਡੀਕਲ
ਯੋਜਨਾ ਅਤੇ ਦੰਦਾਂ ਦੇ ਵਿਕਲਪਾਂ ਦੀ ਤੇਜ਼, ਅਸਾਨੀ ਨਾਲ ਪੜ੍ਹਨਯੋਗ ਸੰਖੇਪ ਜਾਣਕਾਰੀ।





**SEIU 775
BENEFITS GROUP**



**KAISER
PERMANENTE®**

ਪੂਰੀ ਤਰ੍ਹਾਂ ਬੀਮਾਕ੍ਰਿਤ HMO ਪਲਾਨ ਦੀ ਝਲਕ
ਲਾਗੂ ਹੋਣ ਦੀ ਮਿਤੀ 8/1/2025

ਇਹ SEIU 775 Benefits Group ਦੁਆਰਾ ਪ੍ਰਦਾਨ ਕੀਤੇ ਜਾਂਦੇ ਬੈਨਿਫਿਟਾਂ ਦੀ ਸੰਖੇਪ ਜਾਣਕਾਰੀ ਹੈ। ਇਹ ਕਵਰੇਜ ਦਾ ਕੋਈ ਇਕਰਾਰਨਾਮਾ ਜਾਂ ਸਰਟੀਫਿਕੇਟ ਨਹੀਂ ਹੈ। ਸਾਰੇ ਲਾਭਾਂ ਦੇ ਵਰਣਨ, ਜਿਸ ਵਿੱਚ ਵਿਕਲਪਕ ਦੇਖਭਾਲ ਵੀ ਸ਼ਾਮਲ ਹੈ, ਮੈਡੀਕਲ ਤੌਰ 'ਤੇ ਜ਼ਰੂਰੀ ਸੇਵਾਵਾਂ ਲਈ ਹਨ। ਮੈਂਬਰ ਤੋਂ ਕਵਰ ਕੀਤੀ ਜਾਂਦੀ ਸੇਵਾ ਲਈ ਲਾਗਤ ਦੇ ਹਿੱਸੇ ਜਾਂ ਉਸ ਸੇਵਾ ਲਈ ਅਸਲ ਖਰਚੇ ਵਿੱਚੋਂ ਜੋ ਵੀ ਘੱਟ ਹੋਵੇਗਾ, ਓਨਾ ਹੀ ਲਿਆ ਜਾਵੇਗਾ। ਸੀਮਾਵਾਂ ਸਮੇਤ, ਪੂਰੀ ਕਵਰੇਜ ਵਿਵਸਥਾਵਾਂ ਲਈ, ਕਿਰਪਾ ਕਰਕੇ ਆਪਣੇ ਕਵਰੇਜ ਸਰਟੀਫਿਕੇਟ ਨੂੰ ਦੇਖੋ।

ਇਨ-ਨੈੱਟਵਰਕ ਕਵਰੇਜ	
ਆਊਟ-ਆਫ਼-ਪਾਕੇਟ ਅਧਿਕਤਮ	
ਇੱਕ ਮੈਂਬਰ ਲਈ	\$1,250
ਪੂਰੇ ਪਰਿਵਾਰ ਲਈ	\$2,500
ਕਟੌਤੀਯੋਗ	\$0
ਦਫ਼ਤਰ ਦੇ ਦੌਰੇ	
ਨਿਯਮਤ ਰੋਕਥਾਮ ਸਰੀਰਕ ਜਾਂਚ	\$0
ਮੁਢਲੀ ਦੇਖਭਾਲ	\$0
ਵਿਸ਼ੇਸ਼ ਦੇਖਭਾਲ	\$15
ਜ਼ਰੂਰੀ ਸੰਭਾਲ	\$30
ਜਾਂਚਾਂ	
ਰੋਕਥਾਮ ਜਾਂਚਾਂ	\$0
ਲੈਬਾਰਟਰੀ	\$0
ਐਕਸ-ਰੇ, ਇਮੇਜਿੰਗ ਅਤੇ ਵਿਸ਼ੇਸ਼ ਡਾਇਗਨੋਸਟਿਕ ਪ੍ਰਕਿਰਿਆਵਾਂ	\$0
CT, MRI, PET ਸਕੈਨਾਂ	\$50 ਪ੍ਰਤੀ ਡਿਪਾਰਟਮੈਂਟ ਦੌਰਾ। ਕੁਝ ਸੇਵਾਵਾਂ ਵਿੱਚ ਪੂਰਵ ਅਧਿਕਾਰ ਦੀ ਜ਼ਰੂਰਤ ਹੋ ਸਕਦੀ ਹੈ।
ਦਵਾਈਆਂ (ਆਊਟਪੇਸ਼ੈਂਟ)	
ਤਜਵੀਜ਼ ਕੀਤੀਆਂ ਦਵਾਈਆਂ (30 ਦਿਨਾਂ ਦੀ ਸਪਲਾਈ ਤੱਕ)	\$5 ਜੈਨਰਿਕ/\$25 ਤਰਜੀਹੀ ਬ੍ਰਾਂਡ/\$50 ਗੈਰ-ਤਰਜੀਹੀ ਬ੍ਰਾਂਡ ਇਨਸੁਲਿਨ: \$0 ਜੈਨਰਿਕ/\$0 ਤਰਜੀਹੀ ਬ੍ਰਾਂਡ/\$0 ਗੈਰ-ਤਰਜੀਹੀ ਬ੍ਰਾਂਡ ਇਨਹੇਲਰ ਅਤੇ EPI ਪੈਨ: \$5 ਜੈਨਰਿਕ/\$25 ਤਰਜੀਹੀ ਬ੍ਰਾਂਡ
ਡਾਕ ਆਰਡਰ ਤਜਵੀਜ਼ ਕੀਤੀਆਂ ਦਵਾਈਆਂ (90 ਦਿਨਾਂ ਦੀ ਸਪਲਾਈ ਤੱਕ)	\$10 ਜੈਨਰਿਕ/\$50 ਤਰਜੀਹੀ ਬ੍ਰਾਂਡ/\$100 ਗੈਰ-ਤਰਜੀਹੀ ਬ੍ਰਾਂਡ
ਟੀਕਿਆਂ ਸਮੇਤ ਪ੍ਰਬੰਧਿਤ ਦਵਾਈਆਂ (ਸਾਰੀਆਂ ਆਊਟਪੇਸ਼ੈਂਟ ਸੈਟਿੰਗਾਂ)	\$0
ਟੀਕੇ ਪ੍ਰਾਪਤ ਕਰਨ ਲਈ ਨਰਸ ਦੇ ਇਲਾਜ ਵਾਲੇ ਕਮਰੇ ਦੇ ਦੌਰੇ	\$5
ਜਣੇਪਾ ਦੇਖਭਾਲ	
ਨਿਰਧਾਰਿਤ ਜਨਮ ਤੋਂ ਪਹਿਲਾਂ ਦੀ ਦੇਖਭਾਲ ਅਤੇ ਜਨਮ ਤੋਂ ਬਾਅਦ ਦਾ ਪਹਿਲਾ ਦੌਰਾ	\$0
ਲੈਬਾਰਟਰੀ	\$0
ਐਕਸ-ਰੇ, ਇਮੇਜਿੰਗ ਅਤੇ ਵਿਸ਼ੇਸ਼ ਡਾਇਗਨੋਸਟਿਕ ਪ੍ਰਕਿਰਿਆਵਾਂ	\$0
ਇਨਪੇਸ਼ੈਂਟ ਹਸਪਤਾਲ ਸੇਵਾਵਾਂ	\$100 ਪ੍ਰਤੀ ਦਾਖਲਾ

ਬਾਂਝਪਨ ਸਬੰਧੀ	
ਨਸਬੰਦੀ ਅਤੇ ਬਾਂਝਪਣ ਦੇ ਇਲਾਜ ਲਈ ਮੈਡੀਕਲ ਅਤੇ ਸਰਜੀਕਲ ਸੇਵਾਵਾਂ ਅਤੇ ਸਾਰੀਆਂ ਸਬੰਧਿਤ ਸੇਵਾਵਾਂ	ਇੱਕ ਵੱਖਰੇ ਬੈਨਿਫ਼ਿਟ ਰਾਹੀਂ ਕਵਰ ਕੀਤਾ ਜਾਂਦਾ ਹੈ: Progyny ਜਣਨ ਸ਼ਕਤੀ (ਫ਼ਰਟੀਲਿਟੀ) ਅਤੇ ਪਰਿਵਾਰ ਨਿਰਮਾਣ। ਜਣਨ ਸ਼ਕਤੀ (ਫ਼ਰਟੀਲਿਟੀ) ਅਤੇ ਪਰਿਵਾਰ ਨਿਰਮਾਣ ਦੇ ਸਫ਼ਰ ਦੌਰਾਨ ਮੈਂਬਰਾਂ ਦੀ ਮਦਦ ਲਈ 2+1 Smart Cycles (ਸਮਾਰਟ ਸਾਈਕਲਜ਼)। ਇੱਥੋਂ ਹੋਰ ਜਾਣੋ myseiu.be/progyny
ਹਸਪਤਾਲ ਸੇਵਾਵਾਂ	
ਐਂਬੂਲੈਂਸ ਸੇਵਾਵਾਂ (ਪ੍ਰਤੀ ਟਰਾਂਸਪੋਰਟ)	\$75
ਐਮਰਜੈਂਸੀ ਡਿਪਾਰਟਮੈਂਟ ਵਿਜ਼ਿਟ	\$200 (ਜੇ ਦਾਖਲ ਕੀਤਾ ਜਾਂਦਾ ਹੈ ਤਾਂ ਛੋਟ ਦਿੱਤੀ ਜਾਂਦੀ ਹੈ)
ਇਨਪੇਸ਼ੈਂਟ ਹਸਪਤਾਲ ਸੇਵਾਵਾਂ	\$100 ਪ੍ਰਤੀ ਦਾਖਲਾ
ਕੀਮੋਥੈਰੇਪੀ/ਰੇਡੀਏਸ਼ਨ ਥੈਰੇਪੀ ਦੌਰਾ	\$15
ਟਿਕਾਊ ਮੈਡੀਕਲ ਉਪਕਰਨ, ਬਾਹਰੀ ਪ੍ਰੋਸਥੈਟਿਕ ਡਿਵਾਈਸ ਅਤੇ ਆਰਥੋਟਿਕ ਡਿਵਾਈਸ	0% ਸਹਿ-ਬੀਮਾ
ਸਰੀਰਕ, ਬੋਲਚਾਲ ਅਤੇ ਕਿੱਤਾਮੁਖੀ ਥੈਰੇਪੀਆਂ (ਪ੍ਰਤੀ ਕੈਲੰਡਰ ਸਾਲ ਪ੍ਰਤੀ ਥੈਰੇਪੀ 20 ਮੁਲਾਕਾਤਾਂ ਤੱਕ)	\$15
ਹੁਨਰਮੰਦ ਨਰਸਿੰਗ ਸੁਵਿਧਾ ਸੇਵਾਵਾਂ	
ਇਨਪੇਸ਼ੈਂਟ ਹੁਨਰਮੰਦ ਨਰਸਿੰਗ ਸੇਵਾਵਾਂ (ਪ੍ਰਤੀ ਕੈਲੰਡਰ ਸਾਲ 100 ਦਿਨਾਂ ਤੱਕ)	\$0
ਰਸਾਇਣਕ ਨਿਰਭਰਤਾ ਸੇਵਾਵਾਂ	
ਆਊਟਪੇਸ਼ੈਂਟ ਸੇਵਾਵਾਂ	\$0
ਇਨਪੇਸ਼ੈਂਟ ਹਸਪਤਾਲ ਅਤੇ ਰਿਹਾਇਸ਼ੀ ਸੇਵਾਵਾਂ	\$100 ਪ੍ਰਤੀ ਦਾਖਲਾ।
ਮਾਨਸਿਕ ਸਿਹਤ ਸੇਵਾਵਾਂ	
ਆਊਟਪੇਸ਼ੈਂਟ ਸੇਵਾਵਾਂ (ਗਰੁੱਪ ਦੌਰਾ ½ ਸਹਿ-ਭੁਗਤਾਨ)	\$0
ਇਨਪੇਸ਼ੈਂਟ ਹਸਪਤਾਲ ਅਤੇ ਰਿਹਾਇਸ਼ੀ ਸੇਵਾਵਾਂ	\$100 ਪ੍ਰਤੀ ਦਾਖਲਾ
ਵਿਕਲਪਕ ਦੇਖਭਾਲ	
ਐਕਿਉਪੰਕਚਰ ਸੇਵਾਵਾਂ	\$0 ਸਹਿ-ਭੁਗਤਾਨ, ਪ੍ਰਤੀ ਸਾਲ 20 ਸਵੈ-ਰੈਫਰਡ ਦੌਰਿਆਂ ਤੱਕ
ਕਾਇਰੋਪ੍ਰੈਕਟਿਕ ਸੇਵਾਵਾਂ	\$0 ਸਹਿ-ਭੁਗਤਾਨ, ਪ੍ਰਤੀ ਸਾਲ 20 ਸਵੈ-ਰੈਫਰਡ ਦੌਰਿਆਂ ਤੱਕ
ਮਾਲਸ਼ ਥੈਰੇਪੀ	\$25 ਸਹਿ-ਭੁਗਤਾਨ, ਪ੍ਰਤੀ ਸਾਲ 12 ਸਵੈ-ਰੈਫਰਡ ਦੌਰਿਆਂ ਤੱਕ
ਨੈਚੁਰੋਪੈਥਿਕ ਦਵਾਈ	\$0 ਸਹਿ-ਭੁਗਤਾਨ, ਅਸੀਮਤ ਦੌਰੇ
ਨਜ਼ਰ ਸਬੰਧੀ ਸੇਵਾਵਾਂ	
ਨਿਯਮਤ ਅੱਖਾਂ ਦੀ ਜਾਂਚ (19 ਸਾਲ ਦੀ ਉਮਰ ਦੇ ਪਹਿਲੇ ਮਹੀਨੇ ਤੱਕ)	\$0
ਨਜ਼ਰ ਸਬੰਧੀ ਹਾਰਡਵੇਅਰ ਅਤੇ ਆਪਟੀਕਲ ਸੇਵਾਵਾਂ (19 ਸਾਲ ਦੀ ਉਮਰ ਦੇ ਪਹਿਲੇ ਮਹੀਨੇ ਤੱਕ)	ਹਰ 12 ਮਹੀਨਿਆਂ ਵਿੱਚ ਐਨਕਾਂ ਦੇ ਲੈਂਜ਼ਾਂ ਜਾਂ ਫਰੇਮਾਂ ਜਾਂ ਕੰਟੈਕਟ ਲੈਂਜ਼ਾਂ ਲਈ ਕੋਈ ਖਰਚਾ ਨਹੀਂ ਹੈ।
ਨਿਯਮਤ ਅੱਖਾਂ ਦੀ ਜਾਂਚ (19 ਅਤੇ ਇਸ ਤੋਂ ਵੱਧ ਉਮਰ ਵਾਲਿਆਂ ਲਈ)	\$0
ਨਜ਼ਰ ਸਬੰਧੀ ਹਾਰਡਵੇਅਰ ਅਤੇ ਆਪਟੀਕਲ ਸੇਵਾਵਾਂ (19 ਸਾਲ ਅਤੇ ਇਸਤੋਂਵੱਧ ਉਮਰ ਵਾਲਿਆਂ ਲਈ)*	ਐਨਕਾਂ ਜਾਂ ਕੰਟੈਕਟ ਲੈਂਜ਼ਾਂ ਲਈ \$600 ਤੱਕ ਦਾ ਸ਼ੁਰੂਆਤੀ ਭੱਤਾ, ਇੱਕ ਸਾਲ ਦੀ ਮਿਆਦ ਵਿੱਚ ਇੱਕ ਵਾਰ ਤੋਂ ਵੱਧ ਨਹੀਂ।
ਸੁਣਨ ਸ਼ਕਤੀ ਸਬੰਧੀ ਸੇਵਾਵਾਂ	
ਸੁਣਨ ਸਬੰਧੀ ਹਾਰਡਵੇਅਰ	ਇੱਕ ਵੱਖਰੇ ਬੈਨਿਫ਼ਿਟ ਰਾਹੀਂ ਕਵਰ ਕੀਤਾ ਜਾਂਦਾ ਹੈ: EPIC Hearing. ਕੋਈ ਸਹਿ-ਭੁਗਤਾਨ ਨਹੀਂ, ਸੁਣਨ ਵਾਲੀ ਮਸ਼ੀਨ ਦੀ ਲਾਗਤ ਲਈ ਹਰ 3 ਸਾਲਾਂ ਵਿੱਚ ਪ੍ਰਤੀ ਕੰਨ \$3,000 ਤੱਕ। ਇੱਥੋਂ ਹੋਰ ਜਾਣੋ myseiu.be/epic

ਇਹ ਸਿਰਫ਼ ਤੁਲਨਾ ਦੇ ਉਦੇਸ਼ ਲਈ ਉਪਲਬਧ ਲਾਭਾਂ ਦਾ ਸੰਖੇਪ ਵੇਰਵਾ ਹੈ ਅਤੇ ਕੋਈ ਇਕਰਾਰਨਾਮਾ ਨਹੀਂ ਹੈ। ਇੱਕ ਵਾਰ ਕਿਸੇ ਪਲਾਨ ਵਿੱਚ ਦਾਖਲ ਕੀਤੇ ਜਾਣ ਤੋਂ ਬਾਅਦ, ਤੁਹਾਡੇ ਕੋਲ ਆਪਣੀ ਲਾਭ ਪੁਸਤਿਕਾ ਤੱਕ ਪਹੁੰਚ ਹੋਵੇਗੀ ਜੋ ਕਿ ਤੁਹਾਡੇ Delta Dental PPO ਪਲਾਨ ਦੇ ਹੋਰ ਵੇਰਵੇ ਪ੍ਰਦਾਨ ਕਰਦੀ ਹੈ। ਜੇ ਤੁਹਾਡੇ ਕੋਈ ਸਵਾਲ ਹਨ ਤਾਂ Delta Dental ਗਾਹਕ ਸੇਵਾ ਵਿਭਾਗ ਨੂੰ **1-800-554-1907** 'ਤੇ ਕਾਲ ਕਰੋ ਜਾਂ **DeltaDentalWA.com** 'ਤੇ ਜਾਓ।

ਬੈਨਿਫਿਟ ਮਿਆਦ:

1/1/2025-12/31/2025

ਬੈਨਿਫਿਟ ਮਿਆਦ ਅਧਿਕਤਮ*

 (ਪ੍ਰਤੀ ਵਿਅਕਤੀ; ਸ਼੍ਰੇਣੀ I 'ਤੇ ਲਾਗੂ ਨਹੀਂ ਹੁੰਦਾ):
 \$5,000

ਆਰਥੋਡੋਂਸ਼ੀਆ – ਬਾਲਗ ਅਤੇ ਬੱਚੇ:

 50% ਜੀਵਨ ਭਰ ਅਧਿਕਤਮ
 \$5,000 ਪ੍ਰਤੀ ਵਿਅਕਤੀ

*ਕਿਸੇ PDA ਡੈਂਟਿਸਟ ਕੋਲੋਂ ਪ੍ਰਾਪਤ ਕੀਤੀ ਦੰਦਾਂ ਦੀ ਦੇਖਭਾਲ ਨੂੰ ਪੂਰੀ ਤਰ੍ਹਾਂ \$2,000 ਅਧਿਕਤਮ ਤੱਕ ਕਵਰ ਕੀਤਾ ਜਾਵੇਗਾ, ਜਿੱਥੇ ਸ਼੍ਰੇਣੀ III – ਪ੍ਰਮੁੱਖ ਸੇਵਾਵਾਂ ਦੇ ਨਾਲ ਸਹਿ-ਬੀਮੇ ਤੋਂ ਛੋਟ ਦਿੱਤੀ ਜਾਵੇਗੀ।

Delta Dental ਨੈੱਟਵਰਕ

Delta Dental PPO ਨੈੱਟਵਰਕ ਦੇ ਨਾਲ ਤੁਹਾਨੂੰ ਸਭ ਤੋਂ ਜ਼ਿਆਦਾ ਲਾਭ ਮਿਲਦੇ ਹਨ। ਤੁਹਾਨੂੰ Delta Dental Premier® ਨੈੱਟਵਰਕ ਤੱਕ ਪਹੁੰਚ ਵੀ ਮਿਲਦੀ ਹੈ ਜਿਸ ਨਾਲ ਤੁਹਾਨੂੰ ਆਪਣੀਆਂ ਚੋਣਾਂ ਨੂੰ ਵਧਾਉਣ ਵਿੱਚ ਮਦਦ ਮਿਲਦੀ ਹੈ।

ਮੁਫਤ
Sonicare
ਟੁੱਥਬ੍ਰੱਸ ਪ੍ਰਾਪਤ ਕਰੋ


Delta Dental ਮੈਂਬਰ ਜੋ ਇੱਕ ਨਵੇਂ ਮਰੀਜ਼ ਵਜੋਂ ਪੈਸੀਫਿਕ ਡੈਂਟਲ ਅਲਾਇੰਸ (Pacific Dental Alliance, PDA) ਪ੍ਰਦਾਤਾ ਕੋਲ ਜਾਂਦੇ ਹਨ, ਉਹ ਇੱਕ ਮੁਫਤ Sonicare ਟੁੱਥਬ੍ਰੱਸ ਪ੍ਰਾਪਤ ਕਰ ਸਕਦੇ ਹਨ।

ਪੂਰੀ PDA ਪ੍ਰਦਾਤਾ ਸੂਚੀ ਇੱਥੇ ਦੇਖੋ:
myseiu.be/oe-pda.

	Delta Dental PPO	Delta Dental Premier	ਆਊਟ-ਆਫ਼-ਨੈੱਟਵਰਕ
ਬੈਨਿਫਿਟ ਮਿਆਦ ਕਟੌਤੀਯੋਗ			
ਸ਼੍ਰੇਣੀ I ਅਤੇ ਆਰਥੋਡੋਂਸ਼ੀਆ 'ਤੇ ਲਾਗੂ ਨਹੀਂ ਹੁੰਦਾ ਹੈ ਆਊਟ-ਆਫ਼-ਨੈੱਟਵਰਕ (\$50 ਪ੍ਰਤੀ ਵਿਅਕਤੀ)	\$0	\$50	\$50
ਸ਼੍ਰੇਣੀ 1 - ਡਾਇਗਨੋਸਟਿਕ ਅਤੇ ਰੋਕਥਾਮ ਯੋਗ			
ਮੁਆਇਨੇ ਸਾਫ਼-ਸਫ਼ਾਈ ਫਲੋਰਾਈਡ ਐਕਸ-ਰੇ ਸੀਲੰਟ	100%	80%	80%
ਸ਼੍ਰੇਣੀ II - ਰੀਸਟੋਰੇਟਿਵ			
ਰੀਸਟੋਰੇਸ਼ਨਾਂ (ਬਹਾਲੀਆਂ) ਪੇਸਟਰੀਅਰ ਕੰਪੋਜ਼ਿਟ ਫਿਲਿੰਗਜ਼ ਐਂਡੋਡੈਂਟਿਕਸ (ਰੂਟ ਕਨਾਲ) ਪੀਰੀਅਡੋਂਟਿਕਸ ਓਰਲ ਸਰਜਰੀ	100%	60%	60%
ਸ਼੍ਰੇਣੀ III - ਮੇਜਰ			
ਨਕਲੀ ਦੰਦਾਂ ਦਾ ਸੈੱਟ ਅੰਸ਼ਕ ਨਕਲੀ ਦੰਦ ਇਮਪਲਾਂਟ ਬਰਿੱਜ ਕ੍ਰਾਊਨ	80%	40%	40%

ਵਿਸ਼ੇਸ਼ਤਾਵਾਂ

ਘੱਟ ਤੋਂ ਘੱਟ ਆਊਟ-ਆਫ਼-ਪਾਕੇਟ ਖਰਚੇ	○		
ਤੁਹਾਡੇ ਲਈ ਕਲੇਮ ਫਾਰਮਾਂ ਨੂੰ ਫਾਈਲ ਕਰਦਾ ਹੈ	○	○	
ਕੁਆਲਿਟੀ ਪ੍ਰਬੰਧਨ ਅਤੇਖਰਚੇ ਦੀ ਸੁਰੱਖਿਆ	○	○	

ਡੈਂਟਲ ਐਮਰਜੈਂਸੀ: ਭਾਗ ਲੈਣ ਵਾਲੇ ਪ੍ਰਦਾਤਾ ਦਫਤਰ ਦੇ ਸਮੇਂ ਦੌਰਾਨ ਡੈਂਟਲ ਐਮਰਜੈਂਸੀ ਲਈ ਇਲਾਜ ਪ੍ਰਦਾਨ ਕਰਾਉਣਗੇ। ਕੰਪਨੀ ਕਿਸੇ ਡੈਂਟਲ ਐਮਰਜੈਂਸੀ ਦੇ ਇਲਾਜ ਲਈ ਭਾਗ ਲੈਣ ਵਾਲੇ ਪ੍ਰਦਾਤਾ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਕਵਰ ਕੀਤੀਆਂ ਗਈਆਂ ਸੇਵਾਵਾਂ ਲਈ ਲਾਭ ਪ੍ਰਦਾਨ ਕਰੇਗੀ। ਜੇ ਦਾਖਲਾ ਲੈਣ ਵਾਲਾ ਕਿਸੇ ਵੀ ਭਾਗੀਦਾਰ ਪ੍ਰਦਾਤਾ ਦਫਤਰ ਤੋਂ 50 ਮੀਲ ਤੋਂ ਵਧੇਰੇ ਦੂਰ ਹੈ ਤਾਂ ਦਾਖਲਾ ਲੈਣ ਵਾਲਾ ਕਿਸੇ ਡੈਂਟਲ ਐਮਰਜੈਂਸੀ ਲਈ ਇਲਾਜ ਨੂੰ ਕਿਸੇ ਗੈਰ-ਭਾਗੀਦਾਰੀ ਪ੍ਰਦਾਤਾ ਕੋਲੋਂ ਦੇਖ ਸਕਦਾ ਹੈ।

Washington, Inc. ਦੇ Willamette Dental ਦੇ ਦਸਤਖਤਾਂ ਹੇਠ ਜਾਰੀ, ਇਹ ਪਲਾਨ ਵਿਆਪਕ ਕਵਰੇਜ ਮੁਹੱਈਆ ਕਰਦਾ ਹੈ। ਹੇਠਾਂ ਦਿੱਤੀ ਸੂਚੀ ਤੁਹਾਡੇ ਪਲਾਨ ਵਿੱਚ ਕਵਰ ਕੀਤੀਆਂ ਜਾਂਦੀਆਂ ਸਭ ਤੋਂ ਵੱਧ ਆਮ ਪ੍ਰਕਿਰਿਆਵਾਂ ਵਿੱਚੋਂ ਕੁਝ ਕੁ ਲਈ ਜਾਣਕਾਰੀ ਦਿੰਦੀ ਹੈ। ਵਧੇਰੇ ਜਾਣਕਾਰੀ ਲਈ **1-855-433-6825** 'ਤੇ ਕਾਲ ਕਰੋ ਜਾਂ **myseiu.be/oe-willamette** 'ਤੇ ਜਾਓ। ਸੀਮਾਵਾਂ ਅਤੇ ਬੰਦਸ਼ਾਂ ਦੀ ਸੂਚੀ ਲਈ, ਇੱਥੇ ਜਾਓ **myseiu.be/willamette-exclusions**।

ਬੈਨਿਫ਼ਿਟਸ	ਸਹਿ-ਭੁਗਤਾਨ
ਸਲਾਨਾ ਅਧਿਕਤਮ	ਕੋਈ ਸਲਾਨਾ ਅਧਿਕਤਮ ਨਹੀਂ*
ਕਟੌਤੀਯੋਗ	ਕੋਈ ਕਟੌਤੀਯੋਗ ਨਹੀਂ
ਜਨਰਲ ਅਤੇ ਆਰਥੋਡੌਂਟਿਕ ਦਫ਼ਤਰ ਦੌਰਾ	ਪ੍ਰਤੀ ਦੌਰਾ ਕੋਈ ਸਹਿ-ਭੁਗਤਾਨ ਨਹੀਂ
ਡਾਇਗਨੋਸਟਿਕ ਅਤੇ ਰੇਕਥਾਮ ਯੋਗ ਸੇਵਾਵਾਂ	
ਨਿਯਮਿਤ ਅਤੇ ਐਮਰਜੈਂਸੀ ਜਾਂਚਾਂ, ਐਕਸ-ਰੇ, ਦੰਦਾਂ ਦੀ ਸਾਫ਼-ਸਫ਼ਾਈ, ਫਲੋਰਾਈਡ ਇਲਾਜ, ਸੀਲੈਂਟਸ (ਪ੍ਰਤੀ ਦੰਦ), ਸਿਰ ਅਤੇ ਗਰਦਨ ਦੀ ਕੈਂਸਰ ਸਕ੍ਰੀਨਿੰਗ, ਓਰਲ ਸਫ਼ਾਈ ਨਿਰਦੇਸ਼, ਪੈਰੀਓਡੌਂਟਲ ਚਾਰਟਿੰਗ, ਪੈਰੀਓਡੌਂਟਲ ਮੁਲਾਂਕਣ	ਦਫ਼ਤਰ ਦੌਰਾ ਸਹਿ-ਭੁਗਤਾਨ ਨਾਲ ਕਵਰ ਕੀਤਾ ਗਿਆ
ਰੀਸਟੋਰੇਟਿਵ ਡੈਂਟਿਸਟ੍ਰੀ	
ਫਿਲਿੰਗਜ਼ (ਅਮਲਗਮ)	ਦਫ਼ਤਰ ਦੌਰਾ ਸਹਿ-ਭੁਗਤਾਨ ਨਾਲ ਕਵਰ ਕੀਤਾ ਗਿਆ
ਪੋਰਸਿਲੇਨ-ਮੈਟਲ ਕ੍ਰਾਊਨ	ਤੁਸੀਂ \$250 ਸਹਿ-ਭੁਗਤਾਨ ਦਾ ਭੁਗਤਾਨ ਕਰਦੇ ਹੋ
ਪ੍ਰੋਸਥੇਡੌਂਟਿਕਸ(Prosthodontics)	
ਮੁਕੰਮਲ ਉੱਪਰਲਾ ਜਾਂ ਹੇਠਲਾ ਡੈਂਚਰ (ਜਬੜਾ)	ਤੁਸੀਂ \$400 ਸਹਿ-ਭੁਗਤਾਨ ਦਾ ਭੁਗਤਾਨ ਕਰਦੇ ਹੋ
ਬਰਿੱਜ (ਪ੍ਰਤੀ ਦੰਦ)	ਤੁਸੀਂ \$250 ਸਹਿ-ਭੁਗਤਾਨ ਦਾ ਭੁਗਤਾਨ ਕਰਦੇ ਹੋ
ਐਂਡੋਨੋਟਿਕਸ ਅਤੇ ਪੈਰੀਓਡੌਂਟਿਕਸ	
ਰੂਟ ਕਨਾਲ ਥੈਰੇਪੀ – ਐਨਟੀਰੀਅਰ	ਤੁਸੀਂ \$85 ਸਹਿ-ਭੁਗਤਾਨ ਦਾ ਭੁਗਤਾਨ ਕਰਦੇ ਹੋ
ਰੂਟ ਕਨਾਲ ਥੈਰੇਪੀ - ਬਾਈਕਸਪਿਡ	ਤੁਸੀਂ \$105 ਸਹਿ-ਭੁਗਤਾਨ ਦਾ ਭੁਗਤਾਨ ਕਰਦੇ ਹੋ
ਰੂਟ ਕਨਾਲ ਥੈਰੇਪੀ – ਮੋਲਰ	ਤੁਸੀਂ \$130 ਸਹਿ-ਭੁਗਤਾਨ ਦਾ ਭੁਗਤਾਨ ਕਰਦੇ ਹੋ
ਓਸੀਅਸ ਸਰਜਰੀ (ਪ੍ਰਤੀ ਕੁਆਡਰੈਂਟ)	ਤੁਸੀਂ \$150 ਸਹਿ-ਭੁਗਤਾਨ ਦਾ ਭੁਗਤਾਨ ਕਰਦੇ ਹੋ
ਰੂਟ ਪਲਾਨਿੰਗ (ਪ੍ਰਤੀ ਕੁਆਡਰੈਂਟ)	ਤੁਸੀਂ \$75 ਸਹਿ-ਭੁਗਤਾਨ ਦਾ ਭੁਗਤਾਨ ਕਰਦੇ ਹੋ
ਓਰਲ ਸਰਜਰੀ	
ਨਿਯਮਤ ਐਕਸਟ੍ਰੈਕਸ਼ਨ (ਇੱਕ ਦੰਦ)	ਦਫ਼ਤਰ ਦੌਰਾ ਸਹਿ-ਭੁਗਤਾਨ ਨਾਲ ਕਵਰ ਕੀਤਾ ਗਿਆ
ਸਰਜੀਕਲ ਐਕਸਟ੍ਰੈਕਸ਼ਨ	ਤੁਸੀਂ \$100 ਸਹਿ-ਭੁਗਤਾਨ ਦਾ ਭੁਗਤਾਨ ਕਰਦੇ ਹੋ
ਆਰਥੋਡੌਂਟੀਆ ਇਲਾਜ	
ਪੂਰਵ-ਆਰਥੋਡੌਂਟੀਆ ਇਲਾਜ	ਤੁਸੀਂ \$150 ਸਹਿ-ਭੁਗਤਾਨ ਦਾ ਭੁਗਤਾਨ ਕਰਦੇ ਹੋ**
ਵਿਆਪਕ ਆਰਥੋਡੌਂਟਿਕ ਇਲਾਜ	ਤੁਸੀਂ \$1,500 ਸਹਿ-ਭੁਗਤਾਨ ਦਾ ਭੁਗਤਾਨ ਕਰਦੇ ਹੋ
ਡੈਂਟਲ ਇਮਪਲਾਂਟ	
ਡੈਂਟਲ ਇਮਪਲਾਂਟ ਸਰਜਰੀ	ਇਮਪਲਾਂਟ ਲਾਭ ਅਧਿਕਤਮ \$1,500 ਪ੍ਰਤੀ ਕੈਲੰਡਰ ਸਾਲ
ਫੁਟਕਲ	
ਸਥਾਨਕ ਅਨੱਸਥੀਸੀਆ	ਦਫ਼ਤਰ ਦੌਰਾ ਸਹਿ-ਭੁਗਤਾਨ ਨਾਲ ਕਵਰ ਕੀਤਾ ਗਿਆ
ਡੈਂਟਲ ਲੈਬ ਫ਼ੀਸਾਂ	ਦਫ਼ਤਰ ਦੌਰਾ ਸਹਿ-ਭੁਗਤਾਨ ਨਾਲ ਕਵਰ ਕੀਤਾ ਗਿਆ
ਨਾਈਟਰਸ ਆਕਸਾਈਡ	ਤੁਸੀਂ \$40 ਸਹਿ-ਭੁਗਤਾਨ ਦਾ ਭੁਗਤਾਨ ਕਰਦੇ ਹੋ
ਮਾਹਰ ਦੇ ਦਫ਼ਤਰ ਦਾ ਦੌਰਾ	ਤੁਸੀਂ ਪ੍ਰਤੀ ਦੌਰਾ \$30 ਸਹਿ-ਭੁਗਤਾਨ ਦਾ ਭੁਗਤਾਨ ਕਰਦੇ ਹੋ
ਖੇਤਰ ਤੋਂ ਬਾਹਰ ਐਮਰਜੈਂਸੀ ਕੇਅਰ ਦੀ ਅਦਾਇਗੀ	ਤੁਸੀਂ \$250 ਤੋਂ ਵੱਧ ਦੇ ਖ਼ਰਚਿਆਂ ਦਾ ਭੁਗਤਾਨ ਕਰਦੇ ਹੋ

*TMJ ਦੀ \$1000 ਸਾਲਾਨਾ ਅਧਿਕਤਮ/ \$5000 ਜੀਵਨ ਭਰ ਅਧਿਕਤਮ ਹੈ **ਜੇ ਮਰੀਜ਼ ਇਲਾਜ ਦੇ ਪਲਾਨ ਨੂੰ ਸਵੀਕਾਰ ਕਰ ਲੈਂਦਾ ਹੈ ਤਾਂ ਵਿਆਪਕ ਆਰਥੋਡੌਂਟੀਆ ਇਲਾਜ ਦੇ ਸਹਿ-ਭੁਗਤਾਨ ਲਈ ਸਹਿ-ਭੁਗਤਾਨ ਜਮ੍ਹਾਂ ਕੀਤਾ ਜਾਂਦਾ ਹੈ। **ਡੈਂਟਲ ਐਮਰਜੈਂਸੀ:** ਭਾਗ ਲੈਣ ਵਾਲੇ ਪ੍ਰਦਾਤਾ ਦਫ਼ਤਰ ਦੇ ਸਮੇਂ ਦੌਰਾਨ ਡੈਂਟਲ ਐਮਰਜੈਂਸੀ ਲਈ ਇਲਾਜ ਪ੍ਰਦਾਨ ਕਰਾਉਣਗੇ। ਕੰਪਨੀ ਕਿਸੇ ਡੈਂਟਲ ਐਮਰਜੈਂਸੀ ਦੇ ਇਲਾਜ ਲਈ ਭਾਗ ਲੈਣ ਵਾਲੇ ਪ੍ਰਦਾਤਾ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਕਵਰ ਕੀਤੀਆਂ ਗਈਆਂ ਸੇਵਾਵਾਂ ਲਈ ਲਾਭ ਪ੍ਰਦਾਨ ਕਰੇਗੀ। ਜੇ ਦਾਖਲਾ ਲੈਣ ਵਾਲਾ ਕਿਸੇ ਵੀ ਭਾਗੀਦਾਰ ਪ੍ਰਦਾਤਾ ਦਫ਼ਤਰ ਤੋਂ 50 ਮੀਲ ਤੋਂ ਵਧੇਰੇ ਦੂਰ ਹੈ ਤਾਂ ਦਾਖਲਾ ਲੈਣ ਵਾਲਾ ਕਿਸੇ ਡੈਂਟਲ ਐਮਰਜੈਂਸੀ ਲਈ ਇਲਾਜ ਨੂੰ ਕਿਸੇ ਗੈਰ-ਭਾਗੀਦਾਰੀ ਪ੍ਰਦਾਤਾ ਵੇਲੋਂ ਦੇਖ ਸਕਦਾ ਹੈ।



Summary of Benefits and Coverage (ਬੈਨਿਫਿਟਾਂ ਅਤੇ ਕਵਰੇਜ ਬਾਰੇ ਸੰਖੇਪ ਜਾਣਕਾਰੀ) (SBC) ਦਸਤਾਵੇਜ਼ ਹੈਲਥ ਪਲਾਨ ਦੀ ਚੋਣ ਕਰਨ ਵਿੱਚ ਤੁਹਾਡੀ ਮਦਦ ਕਰੇਗਾ। SBC ਤੁਹਾਨੂੰ ਇਹ ਦੱਸਦਾ ਹੈ ਕਿ ਕਵਰ ਹੋਈਆਂ ਹੈਲਥ ਕੋਅਰ ਸੇਵਾਵਾਂ ਦੀ ਲਾਗਤ ਨੂੰ ਤੁਸੀਂ ਅਤੇ ਪਲਾਨ ਕਿਸ ਤਰੀਕੇ ਨਾਲ ਸਾਂਝਾ ਕਰੋਗੇ। ਇਹ ਸਿਰਫ਼ ਸੰਖੇਪ ਜਾਣਕਾਰੀ ਹੈ। ਆਪਣੀ ਕਵਰੇਜ ਬਾਰੇ ਹੋਰ ਜਾਣਕਾਰੀ ਲਈ, ਕਿਰਪਾ ਕਰਕੇ (833) 233-0517 'ਤੇ ਆਪਣੇ ਨਿਰਧਾਰਤ Progyny Pregnancy and Postpartum ਸੰਭਾਲ ਕੋਚ ਜਾਂ ਆਪਣੇ Progyny ਪੇਸ਼ੈਂਟ ਕੋਅਰ ਐਡਵੋਕੇਟ (PCA) ਨਾਲ ਸੰਪਰਕ ਕਰੋ।

ਮਹੱਤਵਪੂਰਨ ਸਵਾਲ	ਜਵਾਬ	ਇਹ ਕਿਉਂ ਮਹੱਤਵਪੂਰਨ ਹੈ:
ਸਮੁੱਚਾ ਕਟੌਤੀਯੋਗ ਕੀ ਹੁੰਦਾ ਹੈ?	ਵਿਅਕਤੀਗਤ \$0 / ਪਰਿਵਾਰ \$0	ਤੁਹਾਡੇ Progyny ਪਲਾਨ ਵਿੱਚ ਕੋਈ ਕਟੌਤੀਯੋਗ ਨਹੀਂ ਹੈ।
ਕੀ ਮੇਰੇ ਕੋਲ ਕੋਈ ਸਹਿ-ਭੁਗਤਾਨ ਹੈ?	ਨਹੀਂ	ਤੁਹਾਡੇ Progyny Pregnancy and Postpartum ਪਲਾਨ ਵਿੱਚ ਕੋਈ ਸਹਿ-ਭੁਗਤਾਨ ਨਹੀਂ ਹੈ।
ਕੀ ਮੇਰੇ ਕੋਲ ਸਹਿ-ਬੀਮਾ ਹੈ?	ਨਹੀਂ	ਤੁਹਾਡੇ Progyny Pregnancy and Postpartum ਪਲਾਨ ਵਿੱਚ ਕੋਈ ਸਹਿ-ਬੀਮਾ ਨਹੀਂ ਹੈ।
ਕੀ ਤੁਹਾਡੀ ਕਟੌਤੀਯੋਗ ਰਕਮ ਪੂਰੀ ਹੋਣ ਤੋਂ ਪਹਿਲਾਂ ਕੋਈ ਸੇਵਾਵਾਂ ਕਵਰ ਹੁੰਦੀਆਂ ਹਨ?	ਨਹੀਂ	ਤੁਹਾਨੂੰ ਆਪਣੀਆਂ Progyny Pregnancy and Postpartum ਦੀਆਂ ਸੇਵਾਵਾਂ ਲਈ ਜੇਬੂ ਤੋਂ ਕੋਈ ਪੈਸਾ ਨਹੀਂ ਦੇਣਾ ਪਵੇਗਾ। ਪਲਾਨ ਦੇ ਤਹਿਤ ਮੁਹੱਈਆ ਕਰਾਈਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਇਹਤਿਆਜ਼ੀ ਦੇਖਭਾਲ ਸੇਵਾਵਾਂ ਹਨ ਅਤੇ ਇਨ੍ਹਾਂ 'ਤੇ ਲਾਗਤ ਵੰਡ ਨਹੀਂ ਹੁੰਦੀ ਹੈ।
ਕੀ ਖਾਸ ਸੇਵਾਵਾਂ ਲਈ ਹੋਰ ਕਟੌਤੀਆਂ ਹੁੰਦੀਆਂ ਹਨ?	ਨਹੀਂ	ਤੁਹਾਡੇ Progyny Pregnancy and Postpartum HRA ਪਲਾਨ ਲਈ ਕਿਸੇ ਕਟੌਤੀਯੋਗ ਦੀ ਲੋੜ ਨਹੀਂ ਹੈ। ਪਲਾਨ ਦੇ ਤਹਿਤ ਮੁਹੱਈਆ ਕਰਾਈਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਇਹਤਿਆਜ਼ੀ ਦੇਖਭਾਲ ਸੇਵਾਵਾਂ ਹਨ ਅਤੇ ਇਨ੍ਹਾਂ 'ਤੇ ਲਾਗਤ ਵੰਡ ਨਹੀਂ ਹੁੰਦੀ ਹੈ।
ਇਸ ਪਲਾਨ ਲਈ ਆਪਣੀ ਜੇਬੂ ਤੋਂ ਖਰਚ ਦੀ ਸੀਮਾ ਕੀ ਹੈ?	ਵਿਅਕਤੀਗਤ \$0 / ਪਰਿਵਾਰ \$0	ਤੁਹਾਡੇ Progyny ਪਲਾਨ ਵਿੱਚ ਜੇਬੂ ਤੋਂ ਖਰਚ ਦੀ ਕੋਈ ਸੀਮਾ ਨਹੀਂ ਹੈ।
ਜੇ ਤੁਸੀਂ ਕਿਸੇ ਨੌਟਵਰਕ ਪ੍ਰਦਾਤਾ ਦਾ ਇਸਤੇਮਾਲ ਕਰਦੇ ਹੋ ਤਾਂ ਕੀ ਤੁਸੀਂ ਘੱਟ ਭੁਗਤਾਨ ਕਰੋਗੇ?	ਲਾਗੂ ਨਹੀਂ ਹੁੰਦਾ।	Progyny ਦੇ ਗਰਵਅਵਸਥਾ ਅਤੇ ਜਣੇਪੇ ਤੋਂ ਬਾਅਦ ਸੰਭਾਲ ਕੋਚ ਅਤੇ ਦੇਖਭਾਲ ਪ੍ਰਦਾਤਾ ਸਾਰੇ ਹੀ ਇਸ ਪਲਾਨ ਵਿੱਚ ਸ਼ਾਮਲ ਹਨ। ਗੈਰ-Progyny ਕੋਚਾਂ ਲਈ ਕੋਈ ਬੈਨਿਫਿਟ ਉਪਲਬਧ ਨਹੀਂ ਹਨ।

ਬਾਹਰ ਰੱਖੀਆਂ ਸੇਵਾਵਾਂ ਅਤੇ ਹੋਰ ਕਵਰਡ ਸੇਵਾਵਾਂ:

ਬਾਹਰ ਰੱਖੀਆਂ ਸੇਵਾਵਾਂ ਵਿੱਚ ਘਰੇਲੂ ਓਵੁਲੇਸ਼ਨ ਅਨੁਮਾਨ ਕਿੱਟਾਂ (ovulation prediction kits), ਨੌਟਵਰਕ ਤੋਂ ਬਾਹਰ ਦੇ ਕਿਸੇ ਪ੍ਰਦਾਤਾ ਦੁਆਰਾ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਅਤੇ ਸਪਲਾਈ, ਅਤੇ ਅਮੈਰਿਕਨ ਸੋਸਾਇਟੀ ਆਫ਼ ਰੀਪ੍ਰੋਡਕਟਿਵ ਮੈਡੀਸਿਨ (American Society of Reproductive Medicine) ਦੁਆਰਾ ਪ੍ਰਯੋਗਾਤਮਕ ਮੰਨੇ ਜਾਂਦੇ ਇਲਾਜ ਸ਼ਾਮਲ ਹਨ। ਗਰਭ ਅਵਸਥਾ ਕੈਰੀਅਰ (gestational carrier) ਲਈ ਸੇਵਾਵਾਂ ਨਾਲ ਜੁੜੇ ਸਾਰੇ ਖਰਚੇ ਕਵਰ ਨਹੀਂ ਹੁੰਦੇ ਹਨ, ਜਿਹਨਾਂ ਵਿੱਚ ਲੈਬ ਟੈਸਟਾਂ ਲਈ ਫੀਸਾਂ ਸ਼ਾਮਲ ਹਨ ਪਰ ਇਹਨਾਂ ਤੱਕ ਸੀਮਤ ਨਹੀਂ ਹਨ। ਜੇ ਤੁਹਾਡਾ ਡਾਕਟਰ ਉਹਨਾਂ ਸੇਵਾਵਾਂ ਲਈ ਬੇਨਤੀ ਕਰਦਾ ਹੈ ਜੋ ਇਸ ਗਾਈਡ ਵਿੱਚ ਸ਼ਾਮਲ ਨਹੀਂ ਹਨ, ਤਾਂ ਕਿਰਪਾ ਕਰਕੇ ਕਵਰੇਜ ਦੀ ਪੁਸ਼ਟੀ ਕਰਨ ਲਈ ਆਪਣੇ PCA ਤੋਂ ਪਤਾ ਕਰੋ। ਕੁਝ ਸੇਵਾਵਾਂ ਅਜਿਹੀਆਂ ਹਨ ਜੋ Progyny ਦੀ ਕਵਰੇਜ ਤਹਿਤ ਨਹੀਂ ਆਉਂਦੀਆਂ ਹਨ; ਪਰ, ਤੁਹਾਡੇ ਮੈਡੀਕਲ ਪਲਾਨ ਦੇ ਜ਼ਰੀਏ ਪ੍ਰਦਾਨ ਕੀਤੀਆਂ ਜਾਂ ਸਕਦੀਆਂ ਹਨ।

ਕਵਰੇਜ ਨੂੰ ਜਾਰੀ ਰੱਖਣ ਦੇ ਤੁਹਾਡੇ ਅਧਿਕਾਰ:

ਜੇ ਤੁਸੀਂ ਆਪਣੀ ਕਵਰੇਜ ਦੇ ਖਤਮ ਹੋਣ ਮਗਰੋਂ ਇਸਨੂੰ ਜਾਰੀ ਰੱਖਣਾ ਚਾਹੁੰਦੇ ਹੋ ਤਾਂ ਅਜਿਹੀਆਂ ਏਜੰਸੀਆਂ ਹੁੰਦੀਆਂ ਹਨ ਜੋ ਮਦਦ ਕਰ ਸਕਦੀਆਂ ਹਨ। ਉਹਨਾਂ ਏਜੰਸੀਆਂ ਲਈ ਸੰਪਰਕ ਜਾਣਕਾਰੀ ਇਹ ਹੈ: Healthcare.gov: www.HealthCare.gov ਜਾਂ ਇੱਥੇ ਕਾਲ ਕਰੋ 1-800-318-2596 ਜਾਂ ਰਾਜ ਦੀ ਹੈਲਥ ਏਜੰਸੀ ਮਾਰਕਿਟਪਲੇਸ ਜਾਂ SHOP. ਤੁਹਾਡੇ ਲਈ ਕਵਰੇਜ ਦੇ ਹੋਰ ਵਿਕਲਪ ਵੀ ਉਪਲਬਧ ਹੋ ਸਕਦੇ ਹਨ, ਜਿਨ੍ਹਾਂ ਵਿੱਚ ਹੈਲਥ ਏਜੰਸੀ ਮਾਰਕਿਟਪਲੇਸ ਦੇ ਜ਼ਰੀਏ ਵਿਅਕਤੀਗਤ ਬੀਮਾ ਕਵਰੇਜ ਖਰੀਦਣਾ ਵੀ ਸ਼ਾਮਲ ਹੈ। ਮਾਰਕਿਟਪਲੇਸ ਬਾਰੇ ਵਧੇਰੇ ਜਾਣਕਾਰੀ ਲਈ, www.HealthCare.gov 'ਤੇ ਜਾਓ ਜਾਂ 1-800-318-2596 'ਤੇ ਕਾਲ ਕਰੋ।

ਤੁਹਾਡੇ ਸ਼ਿਕਾਇਤ ਅਤੇ ਅਪੀਲ ਦੇ ਅਧਿਕਾਰ:

ਜੇ ਦਾਅਵੇ ਤੋਂ ਇਨਕਾਰ ਹੋ ਜਾਣ ਲਈ ਤੁਹਾਡੀ ਆਪਣੇ ਪਲਾਨ ਪ੍ਰਤੀ ਕੋਈ ਸ਼ਿਕਾਇਤ ਹੈ ਤਾਂ ਅਜਿਹੀਆਂ ਏਜੰਸੀਆਂ ਵੀ ਹਨ ਜੋ ਮਦਦ ਕਰ ਸਕਦੀਆਂ ਹਨ। ਇਸਨੂੰ ਸ਼ਿਕਾਇਤ ਨੂੰ ਸ਼ਿਕਾਇਤ (grievance) ਜਾਂ ਅਪੀਲ ਕਿਹਾ ਜਾਂਦਾ ਹੈ। ਆਪਣੇ ਅਧਿਕਾਰਾਂ ਬਾਰੇ ਵਧੇਰੇ ਜਾਣਕਾਰੀ ਲਈ, ਉਸ ਡਾਕਟਰੀ ਦਾਅਵੇ ਲਈ ਤੁਹਾਨੂੰ ਮਿਲਣ ਵਾਲੇ ਲਾਭਾਂ ਦੀ ਵਿਆਖਿਆ ਦੇਖੋ। ਤੁਹਾਡੇ ਪਲਾਨ ਦੇ ਦਸਤਾਵੇਜ਼ਾਂ ਵਿੱਚ ਵੀ ਇਸ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਕਿ ਆਪਣੇ ਪਲਾਨ ਪ੍ਰਤੀ ਕਿਸੇ ਵੀ ਕਾਰਨ ਕਰਕੇ ਕੋਈ ਦਾਅਵਾ, ਅਪੀਲ ਜਾਂ ਸ਼ਿਕਾਇਤ ਕਿਵੇਂ ਦਰਜ ਕਰਨੀ ਹੈ। ਆਪਣੇ ਅਧਿਕਾਰਾਂ, ਇਸ ਨੋਟਿਸ ਜਾਂ ਸਹਾਇਤਾ ਬਾਰੇ ਵਧੇਰੇ ਜਾਣਕਾਰੀ ਲਈ, www.dol.gov/ebsa/healthreform ਅਤੇ <http://www.cms.gov/CCIIO/Resources/Consumer-Assistance-Grants> 'ਤੇ ਜਾਓ।

ਕੀ ਇਹ ਪਲਾਨ ਘੱਟੋ-ਘੱਟ ਜ਼ਰੂਰੀ ਕਵਰੇਜ (Minimum Essential Coverage) ਪ੍ਰਦਾਨ ਕਰਦਾ ਹੈ? ਲਾਗੂ ਨਹੀਂ ਹੁੰਦਾ।

ਘੱਟੋ-ਘੱਟ ਜ਼ਰੂਰੀ ਕਵਰੇਜ ਵਿੱਚ ਆਮ ਤੌਰ 'ਤੇ ਮਾਰਕਿਟਪਲੇਸ ਜਾਂ ਹੋਰ ਵਿਅਕਤੀਗਤ ਮਾਰਕੀਟ ਪਾਲਿਸੀਆਂ ਰਾਹੀਂ ਉਪਲਬਧ ਪਲਾਨ, ਹੈਲਥ ਏਜੰਸੀ ਸਿਹਤ ਬੀਮਾ, Medicare, Medicaid, CHIP, TRICARE, ਅਤੇ ਕੁਝ ਹੋਰ ਕਵਰੇਜ ਸ਼ਾਮਲ ਹੁੰਦੇ ਹਨ। ਜੇ ਤੁਸੀਂ ਘੱਟੋ-ਘੱਟ ਜ਼ਰੂਰੀ ਕਵਰੇਜ ਦੀਆਂ ਕੁਝ ਕਿਸਮਾਂ ਲਈ ਯੋਗ ਹੋ, ਤਾਂ ਹੋ ਸਕਦਾ ਹੈ ਕਿ ਤੁਸੀਂ ਪ੍ਰੀਮੀਅਮ ਟੈਕਸ ਕ੍ਰੈਡਿਟ ਲਈ ਯੋਗ ਨਾ ਹੋਵੋ।

ਕੀ ਇਹ ਪਲਾਨ ਘੱਟੋ-ਘੱਟ ਮੁੱਲ ਦੇ ਮਾਪਦੰਡਾਂ (Minimum Value Standards) ਨੂੰ ਪੂਰਾ ਕਰਦਾ ਹੈ? ਲਾਗੂ ਨਹੀਂ ਹੁੰਦਾ।

ਜੇ ਤੁਹਾਡਾ ਪਲਾਨ ਘੱਟੋ-ਘੱਟ ਮੁੱਲ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦਾ ਹੈ, ਤਾਂ ਹੋ ਸਕਦਾ ਹੈ ਕਿ ਤੁਸੀਂ ਮਾਰਕਿਟਪਲੇਸ ਰਾਹੀਂ ਕਿਸੇ ਪਲਾਨ ਲਈ ਭੁਗਤਾਨ ਕਰਨ ਵਿੱਚ ਮਦਦ ਵਾਸਤੇ ਪ੍ਰੀਮੀਅਮ ਟੈਕਸ ਕ੍ਰੈਡਿਟ ਲਈ ਯੋਗ ਹੋਵੋ।



KAISER
PERMANENTE®

2025-2026 ਹੈਲਥਕੇਅਰ ਕਵਰੇਜ

ਬੈਨਿਫ਼ਿਟਾਂ ਅਤੇ ਕਵਰੇਜ ਬਾਰੇ ਸੰਖੇਪ ਜਾਣਕਾਰੀ

ਤੁਹਾਡੇ ਪਲਾਨ ਦੀ ਵਿਸਤਾਰਸਹਿਤ ਵਿਆਖਿਆ ਅਤੇ ਅਜਿਹੀਆਂ ਉਦਾਹਰਣਾਂ ਜਿਨ੍ਹਾਂ ਨਾਲ ਵੱਖ-ਵੱਖ ਸੇਵਾਵਾਂ ਲਈ ਭੁਗਤਾਨ ਕੀਤੀ ਜਾਣ ਵਾਲੀ ਲਾਗਤ ਨੂੰ ਸਮਝਣ ਵਿੱਚ ਤੁਹਾਨੂੰ ਮਦਦ ਮਿਲੇਗੀ।



ਫਾਇਦਿਆਂ ਅਤੇ ਕਵਰੇਜ ਦਾ ਸਾਰ:

ਇਹ ਪਲਾਨ ਕੀ ਕਵਰ ਕਰਦਾ ਹੈ ਅਤੇ ਤੁਸੀਂ ਕਵਰ ਕੀਤੀਆਂ ਜਾਂਦੀਆਂ ਸੇਵਾਵਾਂ ਲਈ ਕੀ ਭੁਗਤਾਨ ਕਰਦੇ ਹੋ

ਕਵਰੇਜ ਅਵਧੀ: 01 ਅਗਸਤ 2025-31 ਜੁਲਾਈ 2026

ਇਨ੍ਹਾਂ ਲਈ ਕਵਰੇਜ: ਵਿਅਕਤੀ / ਪਰਿਵਾਰ | ਪਲਾਨ ਦੀ ਕਿਸਮ:

 **KAISER PERMANENTE®** : SEIU Healthcare NW Health Benefits Trust – Core Plan R
ਸਾਰੇ ਪਲਾਨਾਂ ਨੂੰ Kaiser Foundation Health Plan of the Northwest ਦੁਆਰਾ ਪ੍ਰਦਾਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦਾ ਬੀਮਾ ਲੇਖਣ ਕੀਤਾ ਜਾਂਦਾ ਹੈ

EPO

 **ਫਾਇਦਿਆਂ ਅਤੇ ਕਵਰੇਜ ਦਾ ਸਾਰ (Summary of Benefits and Coverage, SBC) ਦਸਤਾਵੇਜ਼ ਹੇਲਥ ਪਲਾਨ ਚੁਣਨ ਵਿੱਚ ਤੁਹਾਡੀ ਮਦਦ ਕਰੇਗਾ। SBC ਵਿੱਚ ਤੁਹਾਨੂੰ ਦਿਖਾਇਆ ਗਿਆ ਹੈ ਕਿ ਤੁਸੀਂ ਅਤੇ ਪਲਾਨ ਕਵਰ ਕੀਤੀਆਂ ਜਾਂਦੀਆਂ ਸਿਹਤ ਦੇਖਭਾਲ ਸੇਵਾਵਾਂ ਦੀ ਲਾਗਤ ਨੂੰ ਕਿਵੇਂ ਸਾਂਝਾ ਕਰੋਗੇ। ਧਿਆਨ ਦਿਓ: ਇਸ ਪਲਾਨ ਦੀ ਲਾਗਤ (ਜਿਸਨੂੰ ਪ੍ਰੀਮਿਅਮ ਕਹਿੰਦੇ ਹਨ) ਬਾਰੇ ਜਾਣਕਾਰੀ ਵੱਖਰੇ ਤੌਰ 'ਤੇ ਮੁਹੱਈਆ ਕਰਾਈ ਜਾਵੇਗੀ।**

ਇਹ ਸਿਰਫ਼ ਸੰਖੇਪ ਜਾਣਕਾਰੀ ਹੈ। ਆਪਣੀ ਕਵਰੇਜ ਬਾਰੇ ਵਧੇਰੇ ਜਾਣਕਾਰੀ ਵਾਸਤੇ, ਜਾਂ ਕਵਰੇਜ ਦੀਆਂ ਪੂਰੀਆਂ ਸ਼ਰਤਾਂ ਦੀ ਕਾਪੀ ਪ੍ਰਾਪਤ ਕਰਨ ਵਾਸਤੇ www.kp.org/plandocuments ਦੇਖੋ ਜਾਂ 1-800-813-2000 (TTY: 711) 'ਤੇ ਕਾਲ ਕਰੋ। ਆਮ ਸ਼ਬਦਾਂ ਦੀਆਂ ਪਰਿਭਾਸ਼ਾਵਾਂ ਲਈ, ਜਿਵੇਂ ਕਿ ਮਨਜ਼ੂਰ ਰਕਮ, ਬਕਾਇਆ ਬਿਲਿੰਗ, ਸਹਿ-ਬੀਮਾ, ਸਹਿ-ਭੁਗਤਾਨ, ਕਟੌਤੀ ਰਾਸ਼ੀ, ਪ੍ਰਦਾਤਾ, ਜਾਂ ਹੇਠਾਂ ਲਕੀਰ ਵਾਲੇ ਹੋਰ ਸ਼ਬਦਾਂ ਲਈ ਸ਼ਬਦਾਵਲੀ ਵੇਖੋ। ਤੁਸੀਂ ਸ਼ਬਦਾਵਲੀ ਨੂੰ <http://www.healthcare.gov/sbc-glossary> 'ਤੇ ਦੇਖ ਸਕਦੇ ਹੋ ਜਾਂ ਕਾਪੀ ਦੀ ਬੇਨਤੀ ਕਰਨ ਲਈ 1-800-813-2000 (TTY: 711) 'ਤੇ ਕਾਲ ਕਰ ਸਕਦੇ ਹੋ।

ਮਹੱਤਵਪੂਰਨ ਸਵਾਲ	ਜਵਾਬ	ਇਹ ਮਹੱਤਵਪੂਰਨ ਕਿਉਂ ਹੈ:
ਕੁੱਲ ਮਿਲਾ ਕੇ ਕਿੰਨੀ ਕਟੌਤੀ ਰਾਸ਼ੀ ਹੈ?	\$0	ਇਸ ਪਲਾਨ ਵਿੱਚ ਕਵਰ ਕੀਤੀਆਂ ਜਾਂਦੀਆਂ ਸੇਵਾਵਾਂ ਵਾਸਤੇ ਤੁਹਾਡੀਆਂ ਲਾਗਤਾਂ ਲਈ ਹੇਠਾਂ ਦਿੱਤਾ ਆਮ ਮੈਡੀਕਲ ਘਟਨਾਵਾਂ ਚਾਰਟ ਦੇਖੋ।
ਕੀ ਕੋਈ ਅਜਿਹੀਆਂ ਸੇਵਾਵਾਂ ਹਨ ਜੋ ਤੁਹਾਡੀ ਕਟੌਤੀ ਰਾਸ਼ੀ ਪੂਰੀ ਹੋਣ ਤੋਂ ਪਹਿਲਾਂ ਕਵਰ ਕੀਤੀਆਂ ਜਾਂਦੀਆਂ ਹਨ?	ਲਾਗੂ ਨਹੀਂ ਹੁੰਦਾ।	ਇਹ ਪਲਾਨ ਕੁਝ ਆਈਟਮਾਂ ਅਤੇ ਸੇਵਾਵਾਂ ਨੂੰ ਕਵਰ ਕਰਦਾ ਹੈ ਭਾਵੇਂ ਤੁਸੀਂ ਅਜੇ ਤੱਕ ਕਟੌਤੀ ਰਾਸ਼ੀ ਦਾ ਭੁਗਤਾਨ ਪੂਰਾ ਨਾ ਵੀ ਕੀਤਾ ਹੋਵੇ। ਪਰ ਸਹਿ-ਭੁਗਤਾਨ ਜਾਂ ਸਹਿ-ਬੀਮਾ ਲਾਗੂ ਹੋ ਸਕਦਾ ਹੈ। ਉਦਾਹਰਣ ਲਈ, ਇਹ ਪਲਾਨ ਕੁਝ ਰੋਕਥਾਮ ਸੇਵਾਵਾਂ ਨੂੰ ਲਾਗਤ-ਸਹਿਭਾਗਿਤਾ ਦੇ ਬਗ਼ੈਰ ਅਤੇ ਤੁਹਾਡੀ ਕਟੌਤੀ ਰਾਸ਼ੀ ਦਾ ਭੁਗਤਾਨ ਪੂਰਾ ਹੋਣ ਤੋਂ ਪਹਿਲਾਂ ਕਵਰ ਕਰਦਾ ਹੈ। ਕਵਰ ਕੀਤੀਆਂ ਜਾਂਦੀਆਂ ਰੋਕਥਾਮ ਸੇਵਾਵਾਂ ਦੀ ਸੂਚੀ https://www.healthcare.gov/coverage/preventive-care-benefits/ 'ਤੇ ਦੇਖੋ।
ਕੀ ਵਿਸ਼ੇਸ਼ ਸੇਵਾਵਾਂ ਲਈ ਹੋਰ ਕਟੌਤੀ ਰਾਸ਼ੀਆਂ ਹਨ?	ਨਹੀਂ।	ਤੁਹਾਡੇ ਲਈ ਵਿਸ਼ੇਸ਼ ਸੇਵਾਵਾਂ ਵਾਸਤੇ ਕਟੌਤੀ ਰਾਸ਼ੀਆਂ ਨੂੰ ਪੂਰਾ ਕਰਨਾ ਜ਼ਰੂਰੀ ਨਹੀਂ ਹੈ।

ਇਸ ਪਲਾਨ ਲਈ ਜੇਬ ਵਿੱਚੋਂ ਖਰਚ ਦੀ ਸੀਮਾ ਕੀ ਹੈ?	\$1,250 ਵਿਅਕਤੀ / \$2,500 ਪਰਿਵਾਰ	ਜੇਬ ਵਿੱਚੋਂ ਖਰਚ ਦੀ ਸੀਮਾ ਉਹ ਸਭ ਤੋਂ ਵੱਧ ਰਕਮ ਹੁੰਦੀ ਹੈ ਜਿਸਦਾ ਭੁਗਤਾਨ ਤੁਸੀਂ ਕਵਰ ਕੀਤੀਆਂ ਜਾਂਦੀਆਂ ਸੇਵਾਵਾਂ ਲਈ ਇੱਕ ਸਾਲ ਵਿੱਚ ਕਰ ਸਕਦੇ ਹੋ। ਜੇ ਇਸ ਪਲਾਨ ਵਿੱਚ ਤੁਹਾਡੇ ਪਰਿਵਾਰ ਦੇ ਹੋਰ ਮੈਂਬਰ ਸ਼ਾਮਲ ਹਨ, ਤਾਂ ਜਦ ਤੱਕ ਪਰਿਵਾਰ ਦੀ ਸਮੁੱਚੀ ਜੇਬ ਵਿੱਚੋਂ ਖਰਚ ਦੀ ਸੀਮਾ ਪੂਰੀ ਨਹੀਂ ਹੋ ਜਾਂਦੀ ਉਦੋਂ ਤੱਕ ਉਨ੍ਹਾਂ ਨੂੰ ਆਪੋ-ਆਪਣੀ ਜੇਬ ਵਿੱਚੋਂ ਖਰਚ ਦੀ ਸੀਮਾ ਨੂੰ ਪੂਰਾ ਕਰਨਾ ਪਵੇਗਾ।
ਜੇਬ ਵਿੱਚੋਂ ਖਰਚ ਦੀ ਸੀਮਾ ਵਿੱਚ ਕੀ ਸ਼ਾਮਲ ਨਹੀਂ ਹੈ?	ਪ੍ਰੀਮਿਅਮਾਂ, ਸਿਹਤ ਦੀ ਦੇਖਭਾਲ ਨੂੰ ਇਹ ਪਲਾਨ ਕਵਰ ਨਹੀਂ ਕਰਦਾ ਹੈ, ਅਤੇ ਪੰਨਾ 2 'ਤੇ ਸ਼ੁਰੂ ਹੋਣ ਵਾਲੇ ਚਾਰਟ ਵਿੱਚ ਦਰਸਾਈਆਂ ਗਈਆਂ ਸੇਵਾਵਾਂ ਨੂੰ।	ਭਾਵੇਂ ਤੁਸੀਂ ਇਨ੍ਹਾਂ ਖਰਚਿਆਂ ਦਾ ਭੁਗਤਾਨ ਕਰਦੇ ਹੋ, ਪਰ ਇਨ੍ਹਾਂ ਨੂੰ ਜੇਬ ਵਿੱਚੋਂ ਖਰਚ ਦੀ ਸੀਮਾ ਵਿੱਚ ਨਹੀਂ ਗਿਣਿਆ ਜਾਂਦਾ ਹੈ।
ਜੇ ਤੁਸੀਂ ਕਿਸੇ ਨੈੱਟਵਰਕ ਪ੍ਰਦਾਤਾ ਦੀ ਵਰਤੋਂ ਕਰਦੇ ਹੋ ਤਾਂ ਕੀ ਤੁਸੀਂ ਘੱਟ ਭੁਗਤਾਨ ਕਰੋਗੇ?	ਹਾਂ। ਭਾਗ ਲੈਣ ਵਾਲੇ ਪ੍ਰਦਾਤਾਵਾਂ ਦੀ ਸੂਚੀ ਲਈ www.kp.org ਦੇਖੋ ਜਾਂ 1-800-813-2000 (TTY: 711) 'ਤੇ ਕਾਲ ਕਰੋ।	ਇਹ ਪਲਾਨ ਇੱਕ ਪ੍ਰਦਾਤਾ ਨੈੱਟਵਰਕ ਦੀ ਵਰਤੋਂ ਕਰਦਾ ਹੈ। ਜੇ ਤੁਸੀਂ ਪਲਾਨ ਦੇ ਨੈੱਟਵਰਕ ਵਿਚਲੇ ਕਿਸੇ ਪ੍ਰਦਾਤਾ ਦੀ ਵਰਤੋਂ ਕਰਦੇ ਹੋ ਤਾਂ ਤੁਸੀਂ ਘੱਟ ਭੁਗਤਾਨ ਕਰੋਗੇ। ਜੇ ਤੁਸੀਂ ਨੈੱਟਵਰਕ ਤੋਂ ਬਾਹਰ ਦੇ ਕਿਸੇ ਪ੍ਰਦਾਤਾ ਦੀ ਵਰਤੋਂ ਕਰਦੇ ਹੋ ਤਾਂ ਤੁਹਾਨੂੰ ਸਭ ਤੋਂ ਵੱਧ ਭੁਗਤਾਨ ਕਰਨਾ ਪਵੇਗਾ, ਅਤੇ ਤੁਹਾਨੂੰ ਪ੍ਰਦਾਤਾ ਵੱਲੋਂ ਲਾਏ ਗਏ ਖਰਚੇ ਅਤੇ ਤੁਹਾਡੇ ਪਲਾਨ ਦੁਆਰਾ ਭੁਗਤਾਨ ਕੀਤੀ ਰਕਮ (ਬਕਾਇਆ ਬਿਲਿੰਗ) ਵਿਚਾਲੇ ਫਰਕ ਲਈ ਪ੍ਰਦਾਤਾ ਤੋਂ ਬਿਲ ਪ੍ਰਾਪਤ ਹੋ ਸਕਦਾ ਹੈ। ਧਿਆਨ ਰੱਖੋ ਕਿ ਤੁਹਾਡਾ ਨੈੱਟਵਰਕ ਪ੍ਰਦਾਤਾ ਕੁਝ ਸੇਵਾਵਾਂ (ਜਿਵੇਂ ਕਿ ਲੈਬ ਦੀਆਂ ਜਾਂਚਾਂ) ਵਾਸਤੇ ਨੈੱਟਵਰਕ ਤੋਂ ਬਾਹਰ ਦੇ ਕਿਸੇ ਪ੍ਰਦਾਤਾ ਦੀ ਵਰਤੋਂ ਕਰ ਸਕਦਾ ਹੈ। ਸੇਵਾਵਾਂ ਪ੍ਰਾਪਤ ਕਰਨ ਤੋਂ ਪਹਿਲਾਂ ਆਪਣੇ ਪ੍ਰਦਾਤਾ ਤੋਂ ਪਤਾ ਕਰੋ।
ਕੀ ਤੁਹਾਨੂੰ ਕਿਸੇ ਮਾਹਰ ਡਾਕਟਰ ਨੂੰ ਮਿਲਣ ਲਈ ਰੈਫਰਲ ਦੀ ਲੋੜ ਹੈ?	ਜੀ ਹਾਂ, ਪਰ ਤੁਸੀਂ ਕੁਝ ਮਾਹਰ ਡਾਕਟਰਾਂ ਲਈ ਸਵੈ-ਰੈਫਰਲ ਦੇ ਸਕਦੇ ਹੋ।	ਇਹ ਪਲਾਨ ਕਵਰ ਕੀਤੀਆਂ ਜਾਂਦੀਆਂ ਸੇਵਾਵਾਂ ਲਈ ਕਿਸੇ ਮਾਹਰ ਡਾਕਟਰ ਨੂੰ ਮਿਲਣ ਲਈ ਕੁਝ ਜਾਂ ਸਾਰੀ ਲਾਗਤ ਦਾ ਭੁਗਤਾਨ ਕਰੇਗਾ ਪਰ ਸਿਰਫ਼ ਤਾਂ ਹੀ ਜੇ ਤੁਹਾਡੇ ਕੋਲ ਮਾਹਰ ਡਾਕਟਰ ਨੂੰ ਮਿਲਣ ਜਾਣ ਤੋਂ ਪਹਿਲਾਂ ਕੋਈ ਰੈਫਰਲ ਹੈ।



ਇਸ ਚਾਰਟ ਵਿੱਚ ਦਿਖਾਏ ਗਏ ਸਾਰੇ [ਸਹਿ-ਭੁਗਤਾਨ](#) ਅਤੇ [ਸਹਿ-ਬੀਮਾ](#) ਲਾਗਤਾਂ ਤੁਹਾਡੀ [ਕਟੌਤੀ ਰਾਸ਼ੀ](#) ਦੇ ਪੂਰੇ ਹੋਣ ਤੋਂ ਬਾਅਦ ਦੀਆਂ ਹਨ, ਜੋ ਕੋਈ [ਕਟੌਤੀ ਰਾਸ਼ੀ](#) ਲਾਗੂ ਹੁੰਦੀ ਹੈ।

ਆਮ ਮੈਡੀਕਲ ਘਟਨਾ	ਉਹ ਸੇਵਾਵਾਂ ਜਿਨ੍ਹਾਂ ਦੀ ਤੁਹਾਨੂੰ ਲੋੜ ਹੋ ਸਕਦੀ ਹੈ	ਤੁਸੀਂ ਕਿੰਨਾ ਭੁਗਤਾਨ ਕਰੋਗੇ		ਸੀਮਾਵਾਂ, ਅਪਵਾਦ, ਅਤੇ ਹੋਰ ਮਹੱਤਵਪੂਰਨ ਜਾਣਕਾਰੀ
		ਭਾਗ ਲੈਣ ਵਾਲਾ ਪ੍ਰਦਾਤਾ (ਤੁਸੀਂ ਸਭ ਤੋਂ ਘੱਟ ਭੁਗਤਾਨ ਕਰੋਗੇ)	ਭਾਗ ਨਾ ਲੈਣ ਵਾਲਾ ਪ੍ਰਦਾਤਾ (ਤੁਸੀਂ ਸਭ ਤੋਂ ਵੱਧ ਭੁਗਤਾਨ ਕਰੋਗੇ)	
ਜੇ ਤੁਸੀਂ ਕਿਸੇ ਸਿਹਤ ਸੰਭਾਲ ਪ੍ਰਦਾਤਾ ਦੇ ਦਫ਼ਤਰ ਜਾਂ ਕਲਿਨਿਕ ਵਿਖੇ ਮੁਲਾਕਾਤ ਲਈ ਜਾਂਦੇ ਹੋ	ਕਿਸੇ ਸੱਟ ਜਾਂ ਬਿਮਾਰੀ ਦੇ ਇਲਾਜ ਮੁਢਲੀ ਦੇਖਭਾਲ ਮੁਲਾਕਾਤ	ਕੋਈ ਖਰਚਾ ਨਹੀਂ	ਕਵਰ ਨਹੀਂ ਕੀਤੇ ਜਾਂਦੇ	ਕੋਈ ਨਹੀਂ
	ਮਾਹਰ ਡਾਕਟਰ ਨਾਲ ਮੁਲਾਕਾਤ	\$15 / ਮੁਲਾਕਾਤ	ਕਵਰ ਨਹੀਂ ਕੀਤੇ ਜਾਂਦੇ	ਕੋਈ ਨਹੀਂ
	ਰੋਕਥਾਮ ਦੇਖਭਾਲ/ਸਕ੍ਰੀਨਿੰਗ/ਟੀਕਾਕਰਨ	ਕੋਈ ਖਰਚਾ ਨਹੀਂ	ਕਵਰ ਨਹੀਂ ਕੀਤੇ ਜਾਂਦੇ	ਤੁਹਾਨੂੰ ਉਨ੍ਹਾਂ ਸੇਵਾਵਾਂ ਵਾਸਤੇ ਭੁਗਤਾਨ ਕਰਨਾ ਪੈ ਸਕਦਾ ਹੈ ਜੋ ਰੋਕਥਾਮ ਵਾਲੀਆਂ ਨਹੀਂ ਹਨ। ਆਪਣੇ ਪ੍ਰਦਾਤਾ ਨੂੰ ਪੁੱਛੋ ਕਿ ਕੀ ਲੋੜੀਂਦੀਆਂ ਸੇਵਾਵਾਂ ਰੋਕਥਾਮ ਵਾਲੀਆਂ ਹਨ। ਉਸਤੋਂ ਬਾਅਦ ਪਤਾ ਕਰੋ ਕਿ ਤੁਹਾਡਾ ਪਲਾਨ ਕਿਸ ਚੀਜ਼ ਲਈ ਭੁਗਤਾਨ ਕਰੇਗਾ।
ਜੇ ਤੁਹਾਡਾ ਕੋਈ ਟੈਸਟ ਹੈ	ਡਾਇਗਨੋਸਟਿਕ ਟੈਸਟ (ਐਕਸ-ਰੇ, ਖੂਨ ਦੀ ਜਾਂਚ)	ਐਕਸ-ਰੇ: ਕੋਈ ਖਰਚਾ ਨਹੀਂ ਲੈਬ ਜਾਂਚਾਂ: ਕੋਈ ਖਰਚਾ ਨਹੀਂ	ਕਵਰ ਨਹੀਂ ਕੀਤੇ ਜਾਂਦੇ	ਕੋਈ ਨਹੀਂ
	ਇਮੇਜਿੰਗ (ਕੰਪਿਊਟਿਡ ਟੋਮੋਗ੍ਰਾਫੀ (Computed Tomography, CT)/ ਪੋਜ਼ੀਟ੍ਰੋਨ ਐਮੀਸ਼ਨ ਟੋਮੋਗ੍ਰਾਫੀ (Positron Emission Tomography, PET) ਸਕੈਨਾਂ,	\$50 / ਮੁਲਾਕਾਤ	ਕਵਰ ਨਹੀਂ ਕੀਤੇ ਜਾਂਦੇ	ਕੁਝ ਸੇਵਾਵਾਂ ਲਈ ਪਹਿਲਾਂ ਤੋਂ ਮਨਜ਼ੂਰੀ ਦੀ ਲੋੜ ਹੋ ਸਕਦੀ ਹੈ।

ਆਮ ਮੈਡੀਕਲ ਘਟਨਾ	ਉਹ ਸੇਵਾਵਾਂ ਜਿਨ੍ਹਾਂ ਦੀ ਤੁਹਾਨੂੰ ਲੋੜ ਹੋ ਸਕਦੀ ਹੈ	ਤੁਸੀਂ ਕਿੰਨਾ ਭੁਗਤਾਨ ਕਰੋਗੇ		ਸੀਮਾਵਾਂ, ਅਪਵਾਦ, ਅਤੇ ਹੋਰ ਮਹੱਤਵਪੂਰਨ ਜਾਣਕਾਰੀ
		ਭਾਗ ਲੈਣ ਵਾਲਾ ਪ੍ਰਦਾਤਾ (ਤੁਸੀਂ ਸਭ ਤੋਂ ਘੱਟ ਭੁਗਤਾਨ ਕਰੋਗੇ)	ਭਾਗ ਨਾ ਲੈਣ ਵਾਲਾ ਪ੍ਰਦਾਤਾ (ਤੁਸੀਂ ਸਭ ਤੋਂ ਵੱਧ ਭੁਗਤਾਨ ਕਰੋਗੇ)	
	ਮੈਗਨੈਟਿਕ ਰੈਜ਼ੋਨੈਂਸ ਇਮੇਜਿੰਗ (Magnetic Resonance Imaging, MRI)			
ਜੇ ਤੁਹਾਨੂੰ ਆਪਣੀ ਬਿਮਾਰੀ ਜਾਂ ਸਥਿਤੀ ਦੇ ਇਲਾਜ ਲਈ ਦਵਾਈਆਂ ਦੀ ਲੋੜ ਹੈ ਤਜਵੀਜ਼ ਕੀਤੀ ਗਈ ਦਵਾਈ ਦੀ ਕਵਰੇਜ ਬਾਰੇ ਵਧੇਰੇ ਜਾਣਕਾਰੀ www.kp.org/formulary 'ਤੇ ਉਪਲਬਧ ਹੈ।	ਜਨੈਰਿਕ ਦਵਾਈਆਂ	\$5 (ਰਿਟੇਲ); \$10 (ਮੇਲ ਆਰਡਰ) / ਨੁਸਖਾ	ਕਵਰ ਨਹੀਂ ਕੀਤੇ ਜਾਂਦੇ	30-ਦਿਨਾਂ ਤੱਕ ਦੀ ਸਪਲਾਈ (ਰਿਟੇਲ); 90-ਦਿਨਾਂ ਤੱਕ ਦੀ ਸਪਲਾਈ (ਮੇਲ ਆਰਡਰ)। ਫਾਰਮੂਲੇਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ।
	ਤਰਜੀਹੀ ਬ੍ਰਾਂਡ ਦੀਆਂ ਦਵਾਈਆਂ	\$25 (ਰਿਟੇਲ); \$50 (ਮੇਲ ਆਰਡਰ) / ਨੁਸਖਾ	ਕਵਰ ਨਹੀਂ ਕੀਤੇ ਜਾਂਦੇ	30-ਦਿਨਾਂ ਤੱਕ ਦੀ ਸਪਲਾਈ (ਰਿਟੇਲ); 90-ਦਿਨਾਂ ਤੱਕ ਦੀ ਸਪਲਾਈ (ਮੇਲ ਆਰਡਰ)। ਫਾਰਮੂਲੇਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ।
	ਗੈਰ-ਤਰਜੀਹੀ ਬ੍ਰਾਂਡ ਦੀਆਂ ਦਵਾਈਆਂ	\$50 (ਰਿਟੇਲ); \$100 (ਮੇਲ ਆਰਡਰ) / ਨੁਸਖਾ	ਕਵਰ ਨਹੀਂ ਕੀਤੇ ਜਾਂਦੇ	30-ਦਿਨਾਂ ਤੱਕ ਦੀ ਸਪਲਾਈ (ਰਿਟੇਲ); 90-ਦਿਨਾਂ ਤੱਕ ਦੀ ਸਪਲਾਈ (ਮੇਲ ਆਰਡਰ)। ਛੋਟ ਪ੍ਰਕਿਰਿਆ ਰਾਹੀਂ ਮਨਜ਼ੂਰੀ ਦਿੱਤੇ ਜਾਣ 'ਤੇ, ਫਾਰਮੂਲੇਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ।
	ਵਿਸ਼ੇਸ਼ ਦਵਾਈਆਂ	ਲਾਗੂ ਜਨੈਰਿਕ, ਤਰਜੀਹੀ ਬ੍ਰਾਂਡ, ਗੈਰ-ਤਰਜੀਹੀ ਬ੍ਰਾਂਡ ਦਵਾਈਆਂ ਦੀ ਲਾਗਤ ਵੰਡ ਲਾਗੂ ਹੁੰਦੀ ਹੈ।	ਕਵਰ ਨਹੀਂ ਕੀਤੇ ਜਾਂਦੇ	30-ਦਿਨਾਂ ਤੱਕ ਦੀ ਸਪਲਾਈ (ਰਿਟੇਲ)। ਛੋਟ ਪ੍ਰਕਿਰਿਆ ਰਾਹੀਂ ਮਨਜ਼ੂਰੀ ਦਿੱਤੇ ਜਾਣ 'ਤੇ, ਫਾਰਮੂਲੇਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ।
ਜੇ ਤੁਹਾਡੀ ਬਾਹਰੀ ਮਰੀਜ਼ ਵਜੋਂ ਸਰਜਰੀ ਹੁੰਦੀ ਹੈ	ਸੁਵਿਧਾ-ਸਥਲ (ਫੈਸਿਲਿਟੀ) ਫੀਸ (ਉਦਾਹਰਣ ਲਈ ਐਂਬੂਲੇਟਰੀ ਸਰਜਰੀ ਕੇਂਦਰ)	\$50 / ਮੁਲਾਕਾਤ	ਕਵਰ ਨਹੀਂ ਕੀਤੇ ਜਾਂਦੇ	ਪਹਿਲਾਂ ਤੋਂ ਮਨਜ਼ੂਰੀ ਜ਼ਰੂਰੀ ਹੈ।
	ਡਾਕਟਰ/ਸਰਜਨ ਦੀ ਫੀਸ	ਕੋਈ ਖਰਚਾ ਨਹੀਂ	ਕਵਰ ਨਹੀਂ ਕੀਤੇ ਜਾਂਦੇ	ਡਾਕਟਰ/ਸਰਜਨ ਦੀ ਫੀਸ ਸੁਵਿਧਾ-ਸਥਲ

ਆਮ ਮੈਡੀਕਲ ਘਟਨਾ	ਉਹ ਸੇਵਾਵਾਂ ਜਿਨ੍ਹਾਂ ਦੀ ਤੁਹਾਨੂੰ ਲੋੜ ਹੋ ਸਕਦੀ ਹੈ	ਤੁਸੀਂ ਕਿੰਨਾ ਭੁਗਤਾਨ ਕਰੋਗੇ		ਸੀਮਾਵਾਂ, ਅਪਵਾਦ, ਅਤੇ ਹੋਰ ਮਹੱਤਵਪੂਰਨ ਜਾਣਕਾਰੀ
		ਭਾਗ ਲੈਣ ਵਾਲਾ ਪ੍ਰਦਾਤਾ (ਤੁਸੀਂ ਸਭ ਤੋਂ ਘੱਟ ਭੁਗਤਾਨ ਕਰੋਗੇ)	ਭਾਗ ਨਾ ਲੈਣ ਵਾਲਾ ਪ੍ਰਦਾਤਾ (ਤੁਸੀਂ ਸਭ ਤੋਂ ਵੱਧ ਭੁਗਤਾਨ ਕਰੋਗੇ)	
				(ਫੈਸਿਲਿਟੀ) ਦੀ ਫੀਸ ਵਿੱਚ ਸ਼ਾਮਲ ਹੁੰਦੀ ਹੈ।
ਜੇ ਤੁਹਾਨੂੰ ਫੋਰੀ ਡਾਕਟਰੀ ਸਹਾਇਤਾ ਦੀ ਲੋੜ ਹੈ	ਐਮਰਜੈਂਸੀ ਕਮਰੇ ਵਿੱਚ ਦੇਖਭਾਲ	\$200 / ਮੁਲਾਕਾਤ	\$200 / ਮੁਲਾਕਾਤ	ਜੇ ਹਸਪਤਾਲ ਵਿੱਚ ਸਿੱਧੇ ਭਰਤੀ ਮਰੀਜ਼ ਵਜੋਂ ਦਾਖਲ ਕੀਤਾ ਜਾਂਦਾ ਹੈ ਤਾਂ ਸਹਿ-ਭੁਗਤਾਨ ਮੁਆਫ਼ ਕਰ ਦਿੱਤਾ ਜਾਂਦਾ ਹੈ।
	ਐਮਰਜੈਂਸੀ ਮੈਡੀਕਲ ਆਵਾਜਾਈ	\$75 / ਯਾਤਰਾ	\$75 / ਯਾਤਰਾ	ਕੋਈ ਨਹੀਂ
	ਜ਼ਰੂਰੀ ਦੇਖਭਾਲ	\$30 / ਮੁਲਾਕਾਤ	ਕਵਰ ਨਹੀਂ ਕੀਤੇ ਜਾਂਦੇ	ਵਕਤੀ ਤੌਰ 'ਤੇ ਸੇਵਾ ਖੇਤਰ ਤੋਂ ਬਾਹਰ ਹੋਣ ਸਮੇਂ ਭਾਗ ਨਾ ਲੈਣ ਵਾਲੇ ਪ੍ਰਦਾਤਾ ਕਵਰ ਕੀਤੇ ਜਾਂਦੇ ਹਨ: \$30 / ਮੁਲਾਕਾਤ
ਜੇ ਤੁਹਾਨੂੰ ਹਸਪਤਾਲ ਵਿੱਚ ਰਹਿਣਾ ਪਵੇ	ਸੁਵਿਧਾ-ਸਥਲ (ਫੈਸਿਲਿਟੀ) ਫੀਸ (ਉਦਾਹਰਣ ਲਈ, ਹਸਪਤਾਲ ਦਾ ਕਮਰਾ)	\$100 / ਦਾਖਲਾ	ਕਵਰ ਨਹੀਂ ਕੀਤੇ ਜਾਂਦੇ	ਪਹਿਲਾਂ ਤੋਂ ਮਨਜ਼ੂਰੀ ਜ਼ਰੂਰੀ ਹੈ।
	ਡਾਕਟਰ/ਸਰਜਨ ਦੀ ਫੀਸ	ਕੋਈ ਖਰਚਾ ਨਹੀਂ	ਕਵਰ ਨਹੀਂ ਕੀਤੇ ਜਾਂਦੇ	ਡਾਕਟਰ/ਸਰਜਨ ਦੀ ਫੀਸ ਸੁਵਿਧਾ-ਸਥਲ (ਫੈਸਿਲਿਟੀ) ਦੀ ਫੀਸ ਵਿੱਚ ਸ਼ਾਮਲ ਹੁੰਦੀ ਹੈ।
ਜੇ ਤੁਹਾਨੂੰ ਮਾਨਸਿਕ ਸਿਹਤ, ਵਿਵਹਾਰਕ ਸਿਹਤ ਜਾਂ ਪਦਾਰਥਾਂ ਦੀ ਦੁਰਵਰਤੋਂ ਸਬੰਧੀ ਸੇਵਾਵਾਂ ਦੀ ਲੋੜ ਹੈ	ਬਾਹਰੀ ਮਰੀਜ਼ ਸੰਬੰਧੀ ਸੇਵਾਵਾਂ	ਕੋਈ ਖਰਚਾ ਨਹੀਂ	ਕਵਰ ਨਹੀਂ ਕੀਤੇ ਜਾਂਦੇ	ਕੋਈ ਨਹੀਂ
	ਹਸਪਤਾਲ ਵਿੱਚ ਭਰਤੀ ਮਰੀਜ਼ਾਂ ਲਈ ਸੇਵਾਵਾਂ	\$100 / ਦਾਖਲਾ	ਕਵਰ ਨਹੀਂ ਕੀਤੇ ਜਾਂਦੇ	ਪਹਿਲਾਂ ਤੋਂ ਮਨਜ਼ੂਰੀ ਜ਼ਰੂਰੀ ਹੈ।
ਜੇ ਤੁਸੀਂ ਗਰਭਵਤੀ ਹੋ	ਦਫ਼ਤਰ ਵਿੱਚ ਮੁਲਾਕਾਤਾਂ	ਕੋਈ ਖਰਚਾ ਨਹੀਂ	ਕਵਰ ਨਹੀਂ ਕੀਤੇ ਜਾਂਦੇ	ਸੇਵਾਵਾਂ ਦੀ ਕਿਸਮ ਤੇ ਨਿਰਭਰ ਕਰਦਿਆਂ,

ਆਮ ਮੈਡੀਕਲ ਘਟਨਾ	ਉਹ ਸੇਵਾਵਾਂ ਜਿਨ੍ਹਾਂ ਦੀ ਤੁਹਾਨੂੰ ਲੋੜ ਹੋ ਸਕਦੀ ਹੈ	ਤੁਸੀਂ ਕਿੰਨਾ ਭੁਗਤਾਨ ਕਰੋਗੇ		ਸੀਮਾਵਾਂ, ਅਪਵਾਦ, ਅਤੇ ਹੋਰ ਮਹੱਤਵਪੂਰਨ ਜਾਣਕਾਰੀ
		ਭਾਗ ਲੈਣ ਵਾਲਾ ਪ੍ਰਦਾਤਾ (ਤੁਸੀਂ ਸਭ ਤੋਂ ਘੱਟ ਭੁਗਤਾਨ ਕਰੋਗੇ)	ਭਾਗ ਨਾ ਲੈਣ ਵਾਲਾ ਪ੍ਰਦਾਤਾ (ਤੁਸੀਂ ਸਭ ਤੋਂ ਵੱਧ ਭੁਗਤਾਨ ਕਰੋਗੇ)	
				ਸਹਿ-ਭੁਗਤਾਨ , ਸਹਿ-ਬੀਮਾ ਜਾਂ ਕਟੌਤੀ ਰਾਸ਼ੀ ਲਾਗੂ ਹੋ ਸਕਦੀ ਹੈ। ਜਣੇਪੇ ਵੇਲੇ ਦੀ ਦੇਖਭਾਲ ਵਿੱਚ SBC ਵਿੱਚ ਕਿਤੇ ਹੋਰ ਦੱਸੇ ਗਏ ਟੈਸਟ ਅਤੇ ਸੇਵਾਵਾਂ ਸ਼ਾਮਲ ਹੋ ਸਕਦੀਆਂ ਹਨ (ਜਿਵੇਂ ਕਿ, ਅਲਟ੍ਰਾਸਾਊਂਡ)।
	ਬੱਚੇ ਦੇ ਜਨਮ/ਜਣੇਪੇ ਸਬੰਧੀ ਪੇਸ਼ੇਵਰ ਸੇਵਾਵਾਂ	ਕੋਈ ਖਰਚਾ ਨਹੀਂ	ਕਵਰ ਨਹੀਂ ਕੀਤੇ ਜਾਂਦੇ	ਪੇਸ਼ੇਵਰ ਸੇਵਾਵਾਂ ਸੁਵਿਧਾ-ਸਥਲ (ਫੈਸਿਲਿਟੀ) ਫੀਸ ਵਿੱਚ ਸ਼ਾਮਲ ਹੁੰਦੀਆਂ ਹਨ।
	ਬੱਚੇ ਦੇ ਜਨਮ/ਜਣੇਪੇ ਸਬੰਧੀ ਸੁਵਿਧਾ-ਸਥਲ (ਫੈਸਿਲਿਟੀ) ਸੇਵਾਵਾਂ	\$100 / ਦਾਖਲਾ	ਕਵਰ ਨਹੀਂ ਕੀਤੇ ਜਾਂਦੇ	ਕੋਈ ਨਹੀਂ
ਜੇਕਰ ਤੁਹਾਨੂੰ ਰਿਕਵਰ ਕਰਨ ਵਿੱਚ ਮਦਦ ਚਾਹੀਦੀ ਹੈ ਜਾਂ ਤੁਹਾਡੀਆਂ ਹੋਰ ਖਾਸ ਲੋੜਾਂ ਹਨ	ਘਰ ਵਿੱਚ ਸਿਹਤ ਦੇਖਭਾਲ	ਕੋਈ ਖਰਚਾ ਨਹੀਂ	ਕਵਰ ਨਹੀਂ ਕੀਤੇ ਜਾਂਦੇ	130 ਮੁਲਾਕਾਤਾਂ ਦੀ ਸੀਮਾ / ਸਾਲ। ਪਹਿਲਾਂ ਤੋਂ ਮਨਜ਼ੂਰੀ ਜ਼ਰੂਰੀ ਹੈ।
	ਰੀਹੈਬੀਲੀਟੇਸ਼ਨ ਸੇਵਾਵਾਂ	ਬਾਹਰੀ ਮਰੀਜ਼: \$15 / ਮੁਲਾਕਾਤ ਹਸਪਤਾਲ ਵਿੱਚ ਭਰਤੀ ਮਰੀਜ਼: \$100 / ਦਾਖਲਾ	ਕਵਰ ਨਹੀਂ ਕੀਤੇ ਜਾਂਦੇ	ਬਾਹਰੀ ਮਰੀਜ਼: 20 ਮੁਲਾਕਾਤਾਂ ਦੀ ਸੀਮਾ / ਚਿਕਿਤਸਾ / ਸਾਲ। ਪਹਿਲਾਂ ਤੋਂ ਮਨਜ਼ੂਰੀ ਜ਼ਰੂਰੀ ਹੈ। ਹਸਪਤਾਲ ਵਿੱਚ ਭਰਤੀ ਮਰੀਜ਼: ਪਹਿਲਾਂ ਤੋਂ ਮਨਜ਼ੂਰੀ ਜ਼ਰੂਰੀ ਹੈ।
	ਯੋਗਤਾ ਸੁਧਾਰ ਸੇਵਾਵਾਂ	\$15 / ਮੁਲਾਕਾਤ	ਕਵਰ ਨਹੀਂ ਕੀਤੇ ਜਾਂਦੇ	20 ਮੁਲਾਕਾਤਾਂ ਦੀ ਸੀਮਾ / ਚਿਕਿਤਸਾ / ਸਾਲ। ਪਹਿਲਾਂ ਤੋਂ ਮਨਜ਼ੂਰੀ ਜ਼ਰੂਰੀ ਹੈ।
	ਹੁਨਰਮੰਦ ਨਰਸਿੰਗ ਦੇਖਭਾਲ	ਕੋਈ ਖਰਚਾ ਨਹੀਂ	ਕਵਰ ਨਹੀਂ ਕੀਤੇ ਜਾਂਦੇ	100 ਦਿਨਾਂ ਦੀ ਸੀਮਾ / ਸਾਲ। ਪਹਿਲਾਂ ਤੋਂ ਮਨਜ਼ੂਰੀ ਜ਼ਰੂਰੀ ਹੈ।
	ਟਿਕਾਊ ਡਾਕਟਰੀ ਯੰਤਰ /	ਕੋਈ ਖਰਚਾ ਨਹੀਂ	ਕਵਰ ਨਹੀਂ ਕੀਤੇ ਜਾਂਦੇ	ਫਾਰਮੂਲੇਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ। ਪਹਿਲਾਂ

ਆਮ ਮੈਡੀਕਲ ਘਟਨਾ	ਉਹ ਸੇਵਾਵਾਂ ਜਿਨ੍ਹਾਂ ਦੀ ਤੁਹਾਨੂੰ ਲੋੜ ਹੋ ਸਕਦੀ ਹੈ	ਤੁਸੀਂ ਕਿੰਨਾ ਭੁਗਤਾਨ ਕਰੋਗੇ		ਸੀਮਾਵਾਂ, ਅਪਵਾਦ, ਅਤੇ ਹੋਰ ਮਹੱਤਵਪੂਰਨ ਜਾਣਕਾਰੀ
		ਭਾਗ ਲੈਣ ਵਾਲਾ ਪ੍ਰਦਾਤਾ (ਤੁਸੀਂ ਸਭ ਤੋਂ ਘੱਟ ਭੁਗਤਾਨ ਕਰੋਗੇ)	ਭਾਗ ਨਾ ਲੈਣ ਵਾਲਾ ਪ੍ਰਦਾਤਾ (ਤੁਸੀਂ ਸਭ ਤੋਂ ਵੱਧ ਭੁਗਤਾਨ ਕਰੋਗੇ)	
	ਉਪਕਰਨ			ਤੋਂ ਮਨਜ਼ੂਰੀ ਜ਼ਰੂਰੀ ਹੈ।
	ਹੋਸਪਿਸ ਸੇਵਾਵਾਂ	ਕੋਈ ਖਰਚਾ ਨਹੀਂ	ਕਵਰ ਨਹੀਂ ਕੀਤੇ ਜਾਂਦੇ	ਪਹਿਲਾਂ ਤੋਂ ਮਨਜ਼ੂਰੀ ਜ਼ਰੂਰੀ ਹੈ।
ਜੇ ਤੁਹਾਡੇ ਬੱਚੇ ਨੂੰ ਦੰਦਾਂ ਸੰਬੰਧੀ ਜਾਂ ਅੱਖਾਂ ਦੀ ਦੇਖਭਾਲ ਦੀ ਲੋੜ ਹੈ	ਬੱਚਿਆਂ ਦੀਆਂ ਅੱਖਾਂ ਦੀ ਜਾਂਚ	ਰਿਫ਼ੈਕਟਿਵ ਜਾਂਚ ਲਈ ਕੋਈ ਖਰਚਾ ਨਹੀਂ	ਕਵਰ ਨਹੀਂ ਕੀਤੇ ਜਾਂਦੇ	ਕੋਈ ਨਹੀਂ
	ਬੱਚਿਆਂ ਦੀਆਂ ਐਨਕਾਂ	ਕੋਈ ਖਰਚਾ ਨਹੀਂ	ਕਵਰ ਨਹੀਂ ਕੀਤੇ ਜਾਂਦੇ	ਫ੍ਰੇਮਾਂ ਅਤੇ ਲੈਜ਼ਾਂ ਜਾਂ ਕਾਂਟੈਕਟ ਲੈਂਸਿਸ ਦੇ ਇੱਕ ਜੋੜੇ / 12 ਮਹੀਨੇ ਤੱਕ ਸੀਮਤ।
	ਬੱਚਿਆਂ ਦੀਆਂ ਦੰਦਾਂ ਸੰਬੰਧੀ ਜਾਂਚਾਂ	ਕਵਰ ਨਹੀਂ ਕੀਤੇ ਜਾਂਦੇ	ਕਵਰ ਨਹੀਂ ਕੀਤੇ ਜਾਂਦੇ	ਕੋਈ ਨਹੀਂ

ਬਾਹਰ ਰੱਖੀਆਂ ਗਈਆਂ ਸੇਵਾਵਾਂ ਜਾਂ ਹੋਰ ਕਵਰ ਕੀਤੀਆਂ ਜਾਂਦੀਆਂ ਸੇਵਾਵਾਂ

ਉਹ ਸੇਵਾਵਾਂ ਜੋ ਤੁਹਾਡੇ [ਪਲਾਨ](#) ਦੁਆਰਾ ਆਮ ਤੌਰ 'ਤੇ ਕਵਰ ਨਹੀਂ ਕੀਤੀਆਂ ਜਾਂਦੀਆਂ (ਵਧੇਰੇ ਜਾਣਕਾਰੀ ਅਤੇ ਹੋਰ ਕੋਈ ਵੀ [ਬਾਹਰ ਰੱਖੀਆਂ ਗਈਆਂ ਸੇਵਾਵਾਂ](#) ਦੀ ਸੂਚੀ ਲਈ ਆਪਣੀ ਪਾਲਿਸੀ ਜਾਂ [ਪਲਾਨ](#) ਦਸਤਾਵੇਜ਼ ਦੇਖੋ।)

- ਕਾਸਮੈਟਿਕ ਸਰਜਰੀ
- ਦੰਦਾਂ ਸੰਬੰਧੀ ਦੇਖਭਾਲ (ਬਾਲਗ ਅਤੇ ਬੱਚਾ)
- ਬਾਂਝਪਣ ਦਾ ਇਲਾਜ
- ਲੰਬੀ-ਮਿਆਦ ਦੀ ਦੇਖਭਾਲ
- ਗੈਰ-ਐਮਰਜੈਂਸੀ ਦੇਖਭਾਲ ਜਦੋਂ ਤੁਸੀਂ ਅਮਰੀਕਾ ਤੋਂ ਬਾਹਰ ਸਫ਼ਰ ਰਹੇ ਹੋਵੋ
- ਪ੍ਰਾਈਵੇਟ-ਡਿਊਟੀ ਨਰਸਿੰਗ
- ਪੈਰਾਂ ਦੀ ਨਿਯਮਿਤ ਦੇਖਭਾਲ
- ਭਾਰ ਘਟਾਉਣ ਦੇ ਪ੍ਰੋਗਰਾਮ

ਕਵਰ ਕੀਤੀਆਂ ਜਾਂਦੀਆਂ ਹੋਰ ਸੇਵਾਵਾਂ (ਇਨ੍ਹਾਂ ਸੇਵਾਵਾਂ 'ਤੇ ਸੀਮਾਵਾਂ ਲਾਗੂ ਹੋ ਸਕਦੀਆਂ ਹਨ। ਇਹ ਮੁਕੰਮਲ ਸੂਚੀ ਨਹੀਂ ਹੈ। ਕਿਰਪਾ ਕਰਕੇ ਆਪਣਾ [ਪਲਾਨ](#) ਦਸਤਾਵੇਜ਼ ਦੇਖੋ।)

- ਐਕਿਊਪੰਚਰ (20 ਮੁਲਾਕਾਤਾਂ ਦੀ ਸੀਮਾ / ਸਾਲ)
- ਬੇਰੀਆਟ੍ਰਿਕ ਸਰਜਰੀ
- ਕਾਇਰੋਪ੍ਰੈਕਟਿਕ ਦੇਖਭਾਲ (20 ਮੁਲਾਕਾਤਾਂ ਦੀ ਸੀਮਾ / ਸਾਲ)
- ਸੁਣਨ ਲਈ ਸਹਾਇਕ ਯੰਤਰ (\$3,000 ਸੀਮਾ / ਕੰਨ / 36 ਮਹੀਨੇ)
- ਅੱਖਾਂ ਦੀ ਨਿਯਮਿਤ ਦੇਖਭਾਲ (ਬਾਲਗ)

ਕਵਰੇਜ ਨੂੰ ਜਾਰੀ ਰੱਖਣ ਦੇ ਤੁਹਾਡੇ ਅਧਿਕਾਰ: ਜੇ ਤੁਸੀਂ ਆਪਣੀ ਕਵਰੇਜ ਦੇ ਖਤਮ ਹੋਣ ਮਗਰੋਂ ਇਸਨੂੰ ਜਾਰੀ ਰੱਖਣਾ ਚਾਹੁੰਦੇ ਹੋ ਤਾਂ ਅਜਿਹੀਆਂ ਏਜੰਸੀਆਂ ਹਨ ਜੋ ਤੁਹਾਡੀ ਮਦਦ ਕਰ ਸਕਦੀਆਂ ਹਨ। ਉਨ੍ਹਾਂ ਏਜੰਸੀਆਂ ਲਈ ਸੰਪਰਕ ਜਾਣਕਾਰੀ ਹੇਠਾਂ ਚਾਰਟ ਵਿੱਚ ਦਿੱਤੀ ਗਈ ਹੈ। ਤੁਹਾਡੇ ਲਈ ਕਵਰੇਜ ਦੇ ਹੋਰ ਵਿਕਲਪ ਵੀ ਉਪਲਬਧ ਹੋ ਸਕਦੇ ਹਨ, ਜਿਨ੍ਹਾਂ ਵਿੱਚ [ਸਿਹਤ ਬੀਮਾ ਮਾਰਕੀਟਪਲੇਸ](#) ਰਾਹੀਂ ਵਿਅਕਤੀਗਤ ਬੀਮਾ ਕਵਰੇਜ ਖਰੀਦਣਾ ਸ਼ਾਮਲ ਹੈ। [ਮਾਰਕੀਟਪਲੇਸ](#) ਬਾਰੇ ਵਧੇਰੇ ਜਾਣਕਾਰੀ ਵਾਸਤੇ, www.HealthCare.gov 'ਤੇ ਜਾਓ ਜਾਂ 1-800-318-2596 'ਤੇ ਕਾਲ ਕਰੋ।

ਸ਼ਿਕਾਇਤ ਅਤੇ ਅਪੀਲ ਕਰਨ ਦੇ ਤੁਹਾਡੇ ਅਧਿਕਾਰ: ਜੇ ਤੁਹਾਡੇ ਕੋਲ ਕਿਸੇ [ਦਾਅਵੇ](#) ਨੂੰ ਸਵੀਕਾਰ ਨਾ ਕੀਤੇ ਜਾਣ ਸਬੰਧੀ ਆਪਣੇ [ਪਲਾਨ](#) ਦੇ ਖਿਲਾਫ਼ ਕੋਈ ਸ਼ਿਕਾਇਤ ਹੈ, ਤਾਂ ਅਜਿਹੀਆਂ ਏਜੰਸੀਆਂ ਹਨ ਜੋ ਤੁਹਾਡੀ ਮਦਦ ਕਰ ਸਕਦੀਆਂ ਹਨ। ਇਸਨੂੰ [ਸ਼ਿਕਾਇਤ](#) ਜਾਂ [ਅਪੀਲ](#) ਕਿਹਾ ਜਾਂਦਾ ਹੈ। ਆਪਣੇ ਅਧਿਕਾਰਾਂ ਬਾਰੇ ਵਧੇਰੇ ਜਾਣਕਾਰੀ ਲਈ, ਉਸ ਮੈਡੀਕਲ [ਦਾਅਵੇ](#) ਲਈ ਤੁਹਾਨੂੰ ਮਿਲਣ ਵਾਲੇ ਫਾਇਦਿਆਂ ਦੀ ਵਿਆਖਿਆ ਦੇਖੋ। ਤੁਹਾਡੇ [ਪਲਾਨ](#) ਸਬੰਧੀ ਦਸਤਾਵੇਜ਼ਾਂ ਵਿੱਚ ਇਸ ਬਾਰੇ ਵੀ ਪੂਰੀ ਜਾਣਕਾਰੀ ਕੀਤੀ ਗਈ ਹੈ ਕਿ ਤੁਹਾਡੇ [ਪਲਾਨ](#) ਲਈ ਕਿਸੇ ਵੀ ਕਾਰਨ ਕਰਕੇ [ਦਾਅਵਾ](#), [ਅਪੀਲ](#), ਜਾਂ [ਸ਼ਿਕਾਇਤ](#) ਕਿਵੇਂ ਜਮ੍ਹਾਂ ਕਰਾਉਣੀ ਹੈ। ਆਪਣੇ ਅਧਿਕਾਰਾਂ, ਇਸ ਨੋਟਿਸ, ਜਾਂ ਸਹਾਇਤਾ ਬਾਰੇ ਵਧੇਰੇ ਜਾਣਕਾਰੀ ਲਈ, ਹੇਠਾਂ ਦਿੱਤੇ ਚਾਰਟ ਵਿੱਚ ਦਿੱਤੀਆਂ ਏਜੰਸੀਆਂ ਨਾਲ ਸੰਪਰਕ ਕਰੋ।

ਕਵਰੇਜ ਜਾਰੀ ਰੱਖਣ ਦੇ ਤੁਹਾਡੇ ਅਧਿਕਾਰਾਂ ਅਤੇ ਤੁਹਾਡੇ ਸ਼ਿਕਾਇਤ ਅਤੇ ਅਪੀਲ ਦੇ ਅਧਿਕਾਰਾਂ ਲਈ ਸੰਪਰਕ ਜਾਣਕਾਰੀ:

ਕਾਈਸਰ ਪਰਮਾਨੈਂਟ ਮੈਂਬਰ ਸੇਵਾਵਾਂ	1-800-813-2000 (TTY: 711) ਜਾਂ www.kp.org/memberservices
ਕਿਰਤ ਵਿਭਾਗ (Department of Labor) ਦਾ ਕਰਮਚਾਰੀ ਲਾਭ ਸੁਰੱਖਿਆ ਪ੍ਰਸ਼ਾਸਨ (Employee Benefits Security Administration)	1-866-444-3272 ਜਾਂ www.dol.gov/ebsa/healthreform
ਸਿਹਤ ਅਤੇ ਮਨੁੱਖੀ ਸੇਵਾਵਾਂ ਵਿਭਾਗ (Department of Health & Human Services), ਖਪਤਕਾਰ ਜਾਣਕਾਰੀ ਅਤੇ ਬੀਮਾ ਨਿਗਰਾਨੀ ਲਈ ਕੇਂਦਰ (Center for Consumer Information & Insurance Oversight)	1-877-267-2323 x61565 ਜਾਂ www.cciio.cms.gov
ਓਰੇਗਨ ਵਿੱਤੀ ਵਿਨਿਯਮ ਡਿਵੀਜ਼ਨ (Oregon Division of Financial Regulation)	1-888-877-4894 ਜਾਂ www.dfr.oregon.gov
ਵਾਸ਼ਿੰਗਟਨ ਬੀਮਾ ਵਿਭਾਗ (Washington Department of Insurance)	1-800-562-6900 ਜਾਂ www.insurance.wa.gov

ਕੀ ਇਹ ਪਲਾਨ ਘੱਟੋ-ਘੱਟ ਜ਼ਰੂਰੀ ਕਵਰੇਜ ਪ੍ਰਦਾਨ ਕਰਦਾ ਹੈ? ਹਾਂ

[ਘੱਟੋ-ਘੱਟ ਜ਼ਰੂਰੀ ਕਵਰੇਜ](#) ਵਿੱਚ ਆਮ ਤੌਰ ਤੇ [ਮਾਰਕੀਟਪਲੇਸ](#) ਜਾਂ ਹੋਰ ਵਿਅਕਤੀਗਤ ਮਾਰਕੀਟ ਪਾਲਿਸੀਆਂ ਰਾਹੀਂ ਉਪਲਬਧ [ਪਲਾਨ](#), [ਸਿਹਤ ਬੀਮਾ](#), Medicare, Medicaid, ਬੱਚਿਆਂ ਦਾ ਸਿਹਤ ਬੀਮਾ ਪ੍ਰੋਗਰਾਮ (Children's Health Insurance Program, CHIP), TRICARE, ਅਤੇ ਕੁਝ ਹੋਰ ਕਵਰੇਜ ਸ਼ਾਮਲ ਹੁੰਦੇ ਹਨ। ਜੇ ਤੁਸੀਂ ਕੁਝ ਖਾਸ ਪ੍ਰਕਾਰ ਦੀ [ਘੱਟੋ-ਘੱਟ ਜ਼ਰੂਰੀ ਕਵਰੇਜ](#) ਦੇ ਲਈ ਯੋਗ ਹੋ ਤਾਂ ਤੁਸੀਂ [ਪ੍ਰੀਮਿਅਮ ਟੈਕਸ ਕ੍ਰੈਡਿਟ](#) ਲਈ ਯੋਗ ਨਹੀਂ ਹੋ ਸਕਦੇ ਹੋ।

ਕੀ ਇਹ ਪਲਾਨ ਘੱਟੋ-ਘੱਟ ਮੁੱਲ ਦੇ ਮਿਆਰਾਂ ਨੂੰ ਪੂਰਾ ਕਰਦਾ ਹੈ? ਹਾਂ

ਜੇ ਤੁਹਾਡਾ [ਪਲਾਨ ਘੱਟੋ-ਘੱਟ ਮੁੱਲ ਦੇ ਮਿਆਰਾਂ](#) ਨੂੰ ਪੂਰਾ ਨਹੀਂ ਕਰਦਾ ਹੈ, ਤਾਂ ਤੁਸੀਂ [ਮਾਰਕੀਟਪਲੇਸ](#) ਰਾਹੀਂ [ਪਲਾਨ](#) ਲਈ ਭੁਗਤਾਨ ਕਰਨ ਵਿੱਚ ਮਦਦ ਲਈ [ਪ੍ਰੀਮਿਅਮ ਟੈਕਸ ਕ੍ਰੈਡਿਟ](#) ਦੇ ਲਈ ਹੋ ਸਕਦੇ ਹੋ।

ਭਾਸ਼ਾ ਪਹੁੰਚ ਸੇਵਾਵਾਂ:

Spanish (Español): Para obtener asistencia en Español, llame al 1-800-813-2000 (TTY: 711).

Traditional Chinese (中文): 如果需要中文的幫助, 請撥打這個號碼 1-800-813-2000 (TTY: 711).

Navajo (Dine): Dinek'ehgo shika at'ohwol ninisingo, kwijigo holne' 1-800-813-2000 (TTY: 711).

Pennsylvania Dutch (Deutsch): Fer Hilf griege in Deutsch, ruf 1-800-813-2000 (TTY: 711) uff.

Tagalog (Tagalog): Kung kailangan ninyo ang tulong sa Tagalog tumawag sa 1-800-813-2000 (TTY: 711).

Samoan (Gagana Samoa): Mo se fesoasoani i le Gagana Samoa, vala'au mai i le numera telefoni 1-800-813-2000 (TTY: 711).

Carolinian (Kapasal Falawasch): ngere aukke ghut alillis reel kapasal Falawasch au fafaingi tilifon ye 1-800-813-2000 (TTY: 711).

Chamorro (Chamoru): Para un ma ayuda gi finu Chamoru, a'gang 1-800-813-2000 (TTY: 711).

ਇਹ ਪਲਾਨ ਨਮੂਨੇ ਵਜੋਂ ਕਿਸੇ ਡਾਕਟਰੀ ਸਥਿਤੀ ਲਈ ਲਾਗਤਾਂ ਨੂੰ ਕਿਵੇਂ ਕਵਰ ਕਰ ਸਕਦਾ ਹੈ, ਇਸ ਦੀਆਂ ਉਦਾਹਰਣਾਂ ਦੇਖਣ ਲਈ ਅਗਲਾ ਸੈਕਸ਼ਨ ਵੇਖੋ।

ਕਵਰੇਜ ਦੀਆਂ ਇਹਨਾਂ ਉਦਾਹਰਣਾਂ ਬਾਰੇ:



ਇਹ ਲਾਗਤ ਦਾ ਅਨੁਮਾਨਕਾਰ ਨਹੀਂ ਹੈ। ਦਿਖਾਏ ਗਏ ਇਲਾਜ ਸਿਰਫ ਉਦਾਹਰਣਾਂ ਵਜੋਂ ਹਨ ਕਿ ਇਹ ਪਲਾਨ ਮੈਡੀਕਲ ਦੇਖਭਾਲ ਨੂੰ ਕਿਵੇਂ ਕਵਰ ਕਰ ਸਕਦਾ ਹੈ। ਤੁਹਾਡੀਆਂ ਅਸਲ ਲਾਗਤਾਂ ਤੁਹਾਨੂੰ ਮਿਲਣ ਵਾਲੀ ਅਸਲ ਦੇਖਭਾਲ, ਤੁਹਾਡੇ ਪ੍ਰਦਾਤਾਵਾਂ ਦੁਆਰਾ ਲਏ ਜਾਣ ਵਾਲੇ ਖਰਚੇ, ਅਤੇ ਹੋਰ ਕਈ ਕਾਰਕਾਂ 'ਤੇ ਨਿਰਭਰ ਕਰਦੇ ਹੋਏ ਵੱਖ-ਵੱਖ ਹੋਣਗੀਆਂ। ਪਲਾਨ ਦੇ ਤਹਿਤ ਲਾਗਤ ਵੰਡ ਦੀ ਰਕਮ (ਕਟੌਤੀ ਰਾਸ਼ੀਆਂ, ਸਹਿ-ਭੁਗਤਾਨਾਂ ਅਤੇ ਸਹਿ-ਬੀਮੇ) ਅਤੇ ਬਾਹਰ ਰੱਖੀਆਂ ਗਈਆਂ ਸੇਵਾਵਾਂ 'ਤੇ ਧਿਆਨ

Peg ਬੱਚੇ ਨੂੰ ਜਨਮ ਦੇਣ ਵਾਲੀ ਹੈ

(9 ਮਹੀਨੇ ਤੱਕ ਨੈੱਟਵਰਕ ਵਿੱਚ ਜਨਮ ਤੋਂ ਪਹਿਲਾਂ ਦੀ ਦੇਖਭਾਲ ਅਤੇ ਹਸਪਤਾਲ ਵਿੱਚ ਬੱਚੇ ਨੂੰ ਜਨਮ ਦੇਣਾ)

■ ਪਲਾਨ ਦੀ ਕੁੱਲ ਕਟੌਤੀ ਰਾਸ਼ੀ	\$0
■ ਮਾਹਰ ਡਾਕਟਰ ਲਈ ਸਹਿ-ਭੁਗਤਾਨ	\$15
■ ਹਸਪਤਾਲ (ਸੁਵਿਧਾ-ਸਥਲ [ਫੈਸਿਲਿਟੀ]) ਸਹਿ-ਭੁਗਤਾਨ	\$100
■ ਹੋਰ (ਖੂਨ ਦੀਆਂ ਜਾਂਚਾਂ) ਸਹਿ-ਭੁਗਤਾਨ	\$0

ਇਸ ਉਦਾਹਰਣ ਸਰੂਪ ਘਟਨਾ ਵਿੱਚ ਇਹ ਸੇਵਾਵਾਂ ਸ਼ਾਮਲ ਹਨ:

ਮਾਹਰ ਡਾਕਟਰ ਨਾਲ ਦਫ਼ਤਰ ਵਿੱਚ ਮੁਲਾਕਾਤਾਂ

(ਜਨਮ ਤੋਂ ਪਹਿਲਾਂ ਦੀ ਦੇਖਭਾਲ)

ਬੱਚੇ ਦੇ ਜਨਮ/ਜਣੇਪੇ ਸਬੰਧੀ ਪੇਸ਼ੇਵਰ ਸੇਵਾਵਾਂ

ਬੱਚੇ ਦੇ ਜਨਮ/ਜਣੇਪੇ ਸਬੰਧੀ ਸੁਵਿਧਾ-ਸਥਲ (ਫੈਸਿਲਿਟੀ) ਸੇਵਾਵਾਂ

ਡਾਇਗਨੋਸਟਿਕ ਟੈਸਟ (ਅਲਟ੍ਰਾਸਾਊਂਡ ਅਤੇ ਖੂਨ ਦੀਆਂ ਜਾਂਚਾਂ)

ਮਾਹਰ ਡਾਕਟਰ ਨਾਲ ਮੁਲਾਕਾਤ (ਬੇਹੋਸ਼ ਕਰਨ ਵਾਲੀ ਦਵਾਈ)

ਉਦਾਹਰਣ ਦੀ ਕੁੱਲ ਲਾਗਤ	\$12,700
---------------------	----------

ਇਸ ਉਦਾਹਰਣ ਵਿੱਚ, Peg ਇੰਨਾ ਭੁਗਤਾਨ ਕਰੇਗੀ:

ਲਾਗਤ ਦੀ ਵੰਡ	
ਕਟੌਤੀ ਰਾਸ਼ੀ	\$0
ਸਹਿ-ਭੁਗਤਾਨ	\$100
ਸਹਿ-ਬੀਮਾ	\$0
ਕੀ ਕਵਰ ਨਹੀਂ ਕੀਤਾ ਗਿਆ ਹੈ	
ਸੀਮਾਵਾਂ ਜਾਂ ਫੂਟ (ਅਪਵਾਦ)	\$60
Peg ਕੁੱਲ ਇਹ ਭੁਗਤਾਨ ਕਰੇਗੀ	\$160

Joe ਦਾ ਟਾਈਪ 2 ਡਾਇਬਟੀਜ਼

(ਸ਼ੂਗਰ) ਦਾ ਪ੍ਰਬੰਧਨ ਕਰਨਾ (ਇੱਕ ਚੰਗੀ ਤਰ੍ਹਾਂ ਨਿਯੰਤ੍ਰਿਤ ਸਥਿਤੀ ਦੀ ਨੈੱਟਵਰਕ-ਵਿੱਚ ਨਿਯਮਿਤ ਦੇਖਭਾਲ ਦਾ ਇੱਕ ਸਾਲ)

■ ਪਲਾਨ ਦੀ ਕੁੱਲ ਕਟੌਤੀ ਰਾਸ਼ੀ	\$0
■ ਮਾਹਰ ਡਾਕਟਰ ਲਈ ਸਹਿ-ਭੁਗਤਾਨ	\$15
■ ਹਸਪਤਾਲ (ਸੁਵਿਧਾ-ਸਥਲ [ਫੈਸਿਲਿਟੀ]) ਸਹਿ-ਭੁਗਤਾਨ	\$100
■ ਹੋਰ (ਖੂਨ ਦੀਆਂ ਜਾਂਚਾਂ) ਸਹਿ-ਭੁਗਤਾਨ	\$0

ਇਸ ਉਦਾਹਰਣ ਸਰੂਪ ਘਟਨਾ ਵਿੱਚ ਇਹ ਸੇਵਾਵਾਂ ਸ਼ਾਮਲ ਹਨ:

ਮੁੱਖ ਦੇਖਭਾਲ ਡਾਕਟਰ ਨਾਲ ਦਫ਼ਤਰ ਵਿੱਚ ਮੁਲਾਕਾਤਾਂ

(ਬਿਮਾਰੀ ਦੀ ਸਿੱਖਿਆ ਸਮੇਤ)

ਡਾਇਗਨੋਸਟਿਕ ਟੈਸਟ (ਖੂਨ ਦੀਆਂ ਜਾਂਚਾਂ)

ਤਜਵੀਜ਼ ਕੀਤੀਆਂ ਗਈਆਂ ਦਵਾਈਆਂ

ਟਿਕਾਉ ਡਾਕਟਰੀ ਯੰਤਰ / ਉਪਕਰਨ (ਗਲੂਕੋਜ਼ ਮੀਟਰ)

ਉਦਾਹਰਣ ਦੀ ਕੁੱਲ ਲਾਗਤ	\$5,600
---------------------	---------

ਇਸ ਉਦਾਹਰਣ ਵਿੱਚ, Joe ਇੰਨਾ ਭੁਗਤਾਨ ਕਰੇਗਾ:

ਲਾਗਤ ਦੀ ਵੰਡ	
ਕਟੌਤੀ ਰਾਸ਼ੀ	\$0
ਸਹਿ-ਭੁਗਤਾਨ	\$500
ਸਹਿ-ਬੀਮਾ	\$0
ਕੀ ਕਵਰ ਨਹੀਂ ਕੀਤਾ ਗਿਆ ਹੈ	
ਸੀਮਾਵਾਂ ਜਾਂ ਫੂਟ (ਅਪਵਾਦ)	\$0
Joe ਕੁੱਲ ਇਹ ਭੁਗਤਾਨ ਕਰੇਗਾ	\$500

Mia ਦਾ ਸਧਾਰਨ ਫ੍ਰੈਕਚਰ

(ਨੈੱਟਵਰਕ ਵਿੱਚ ਐਮਰਜੈਂਸੀ ਕਮਰੇ ਵਿੱਚ ਮੁਲਾਕਾਤ ਅਤੇ ਫਾਲੋ-ਅੱਪ ਦੇਖਭਾਲ)

■ ਪਲਾਨ ਦੀ ਕੁੱਲ ਕਟੌਤੀ ਰਾਸ਼ੀ	\$0
■ ਮਾਹਰ ਡਾਕਟਰ ਲਈ ਸਹਿ-ਭੁਗਤਾਨ	\$15
■ ਹਸਪਤਾਲ (ਸੁਵਿਧਾ-ਸਥਲ [ਫੈਸਿਲਿਟੀ]) ਸਹਿ-ਭੁਗਤਾਨ	\$100
■ ਹੋਰ (ਐਕਸ-ਰੇ) ਸਹਿ-ਭੁਗਤਾਨ	\$0

ਇਸ ਉਦਾਹਰਣ ਸਰੂਪ ਘਟਨਾ ਵਿੱਚ ਇਹ ਸੇਵਾਵਾਂ ਸ਼ਾਮਲ ਹਨ:

ਐਮਰਜੈਂਸੀ ਕਮਰੇ ਵਿੱਚ ਦੇਖਭਾਲ (ਡਾਕਟਰੀ ਸਮੱਗਰੀ ਸਮੇਤ)

ਡਾਇਗਨੋਸਟਿਕ ਟੈਸਟ (ਐਕਸ-ਰੇ)

ਟਿਕਾਉ ਡਾਕਟਰੀ ਯੰਤਰ / ਉਪਕਰਨ (ਬੈਂਸਾਖੀਆ)

ਸਿਹਤ ਬਹਾਲੀ ਸੇਵਾਵਾਂ (ਸਰੀਰਕ ਚਿਕਿਤਸਾ)

ਉਦਾਹਰਣ ਦੀ ਕੁੱਲ ਲਾਗਤ	\$2,800
---------------------	---------

ਇਸ ਉਦਾਹਰਣ ਵਿੱਚ, Mia ਇੰਨਾ ਭੁਗਤਾਨ ਕਰੇਗੀ:

ਲਾਗਤ ਦੀ ਵੰਡ	
ਕਟੌਤੀ ਰਾਸ਼ੀ	\$0
ਸਹਿ-ਭੁਗਤਾਨ	\$400
ਸਹਿ-ਬੀਮਾ	\$0
ਕੀ ਕਵਰ ਨਹੀਂ ਕੀਤਾ ਗਿਆ ਹੈ	
ਸੀਮਾਵਾਂ ਜਾਂ ਫੂਟ (ਅਪਵਾਦ)	\$0
Mia ਕੁੱਲ ਇਹ ਭੁਗਤਾਨ ਕਰੇਗੀ	\$400

ਗੈਰ-ਵਿਤਕਰੇ ਦਾ ਨੋਟਿਸ

Kaiser Foundation Health Plan of the Northwest (Kaiser Health Plan) ਲਾਗੂ ਹੋਣ ਵਾਲੇ ਸੰਘੀ ਅਤੇ ਰਾਜ ਦੇ ਨਾਗਰਿਕ ਅਧਿਕਾਰ ਕਾਨੂੰਨਾਂ ਦੀ ਪਾਲਣਾ ਕਰਦਾ ਹੈ ਅਤੇ ਨਸਲ, ਰੰਗ, ਰਾਸ਼ਟਰੀ ਮੂਲ, ਉਮਰ, ਅਪੰਗਤਾ, ਜਾਂ ਲਿੰਗ, ਲਿੰਗ-ਭੇਦ, ਪਛਾਣ, ਜਾਂ ਜਿਨਸੀ ਝੁਕਾਅ ਦੇ ਆਧਾਰ 'ਤੇ ਵਿਤਕਰਾ ਨਹੀਂ ਕਰਦਾ ਹੈ। Kaiser Health Plan ਨਸਲ, ਰੰਗ, ਰਾਸ਼ਟਰੀ ਮੂਲ, ਉਮਰ, ਅਪੰਗਤਾ, ਲਿੰਗ, ਜਿਨਸੀ ਪਛਾਣ ਜਾਂ ਜਿਨਸੀ ਝੁਕਾਅ ਦੇ ਕਾਰਨ ਲੋਕਾਂ ਨੂੰ ਬਾਹਰ ਨਹੀਂ ਰੱਖਦਾ ਹੈ ਜਾਂ ਉਨ੍ਹਾਂ ਨਾਲ ਵੱਖਰਾ ਵਿਵਹਾਰ ਨਹੀਂ ਕਰਦਾ ਹੈ। ਨਾਲ ਹੀ, ਅਸੀਂ:

- ਅਪਾਹਜ ਲੋਕਾਂ ਨੂੰ ਸਾਡੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਸੰਚਾਰ ਕਰਨ ਲਈ ਮੁਫਤ ਸਹਾਇਤਾ ਅਤੇ ਸੇਵਾਵਾਂ ਪ੍ਰਦਾਨ ਕਰਦੇ ਹਾਂ, ਜਿਵੇਂ ਕਿ:
 - ਯੋਗ ਸਾਈਨ ਭਾਸ਼ਾ ਸੰਬੰਧੀ ਦੁਭਾਸ਼ੀਏ
 - ਹੋਰ ਫਾਰਮੈਟਾਂ ਵਿੱਚ ਲਿਖਤੀ ਜਾਣਕਾਰੀ, ਜਿਵੇਂ ਕਿ ਵੱਡਾ ਪ੍ਰਿੰਟ, ਆਡੀਓ ਅਤੇ ਪਹੁੰਚਯੋਗ ਇਲੈਕਟ੍ਰਾਨਿਕ ਫਾਰਮੈਟ
- ਜਿਨ੍ਹਾਂ ਲੋਕਾਂ ਦੀ ਮੁੱਖ ਭਾਸ਼ਾ ਅੰਗ੍ਰੇਜ਼ੀ ਨਹੀਂ ਹੈ, ਉਨ੍ਹਾਂ ਲਈ ਮੁਫਤ ਭਾਸ਼ਾ ਸੇਵਾਵਾਂ ਮੁਹੱਈਆ ਕਰਦੇ ਹਾਂ, ਜਿਵੇਂ ਕਿ:
 - ਯੋਗ ਦੁਭਾਸ਼ੀਏ
 - ਹੋਰ ਭਾਸ਼ਾਵਾਂ ਵਿੱਚ ਲਿਖੀ ਗਈ ਜਾਣਕਾਰੀ

ਜੇ ਤੁਹਾਨੂੰ ਇਨ੍ਹਾਂ ਸੇਵਾਵਾਂ ਦੀ ਲੋੜ ਹੈ, ਤਾਂ ਮੈਂਬਰ ਸੇਵਾਵਾਂ ਨੂੰ **1-800-813-2000** (TTY: **711**) 'ਤੇ ਕਾਲ ਕਰੋ।

ਜੇ ਤੁਹਾਨੂੰ ਲੱਗਦਾ ਹੈ ਕਿ Kaiser Health Plan ਇਹ ਸੇਵਾਵਾਂ ਮੁਹੱਈਆ ਕਰਨ ਵਿੱਚ ਅਸਫਲ ਰਿਹਾ ਹੈ ਜਾਂ ਇਸ ਨੇ ਨਸਲ, ਰੰਗ, ਰਾਸ਼ਟਰੀ ਮੂਲ, ਉਮਰ, ਅਪਾਹਜਤਾ, ਲਿੰਗ, ਲਿੰਗੀ ਪਛਾਣ ਜਾਂ ਜਿਨਸੀ ਰੁਝਾਨ ਦੇ ਆਧਾਰ 'ਤੇ ਕਿਸੇ ਹੋਰ ਢੰਗ ਨਾਲ ਪੱਖਪਾਤ ਕੀਤਾ ਹੈ, ਤਾਂ ਤੁਸੀਂ ਸਾਡੇ ਨਾਗਰਿਕ ਅਧਿਕਾਰਾਂ ਬਾਰੇ ਕੋਆਰਡੀਨੇਟਰ ਕੋਲ ਡਾਕ, ਫੋਨ, ਜਾਂ ਫੈਕਸ ਦੁਆਰਾ ਸ਼ਿਕਾਇਤ ਦਾਇਰ ਕਰ ਸਕਦੇ ਹੋ। ਜੇ ਤੁਹਾਨੂੰ ਸ਼ਿਕਾਇਤ ਦਾਇਰ ਕਰਨ ਵਿੱਚ ਮਦਦ ਚਾਹੀਦੀ ਹੈ, ਤਾਂ ਸਾਡਾ ਨਾਗਰਿਕ ਅਧਿਕਾਰਾਂ ਬਾਰੇ ਕੋਆਰਡੀਨੇਟਰ ਤੁਹਾਡੀ ਮਦਦ ਲਈ ਇੱਥੇ ਉਪਲਬਧ ਹੈ। ਤੁਸੀਂ ਸਾਡੇ ਨਾਗਰਿਕ ਅਧਿਕਾਰਾਂ ਬਾਰੇ ਕੋਆਰਡੀਨੇਟਰ ਨਾਲ ਇੱਥੇ ਸੰਪਰਕ ਕਰ ਸਕਦੇ ਹੋ: Member Relations Department, Attention: Kaiser Civil Rights Coordinator, 500 NE Multnomah St. Ste 100, Portland, OR 97232-2099, ਫੋਨ **1-800-813-2000** (TTY **711**), ਫੈਕਸ: **1-855-347-7239**.

ਤੁਸੀਂ ਅਮਰੀਕਾ ਦੇ ਸਿਹਤ ਅਤੇ ਮਨੁੱਖੀ ਸੇਵਾਵਾਂ ਵਿਭਾਗ (U.S. Department of Health and Human Services), ਦੇ ਨਾਗਰਿਕ ਅਧਿਕਾਰਾਂ ਲਈ ਦਫ਼ਤਰ (Office for Civil Rights) ਵਿੱਚ ਇਲੈਕਟ੍ਰਾਨਿਕ ਤੌਰ 'ਤੇ ਵੀ <https://ocrportal.hhs.gov/ocr/portal/lobby.jsf> 'ਤੇ ਉਪਲਬਧ ਨਾਗਰਿਕ ਅਧਿਕਾਰਾਂ ਲਈ ਦਫ਼ਤਰ ਦੇ ਸ਼ਿਕਾਇਤ ਪੋਰਟਲ ਰਾਹੀਂ ਜਾਂ ਅੱਗੇ ਦੱਸੇ ਪੱਤੇ 'ਤੇ ਡਾਕ ਜਾਂ ਫੋਨ ਰਾਹੀਂ ਵੀ ਨਾਗਰਿਕ ਅਧਿਕਾਰਾਂ ਬਾਰੇ ਸ਼ਿਕਾਇਤ ਦਰਜ ਕਰਵਾ ਸਕਦੇ ਹੋ: U.S. Department of Health and Human Services, 200 Independence Avenue SW, Room 509F, HHH Building, Washington, DC 20201, ਫੋਨ: 1-800-368-1019, TDD: 1-800-537-7697. ਸ਼ਿਕਾਇਤ ਫਾਰਮ www.hhs.gov/orc/office/file/index.html 'ਤੇ ਉਪਲਬਧ ਹਨ।

ਵਾਸ਼ਿੰਗਟਨ ਦੇ ਮੈਂਬਰਾਂ ਲਈ

ਤੁਸੀਂ ਵਾਸ਼ਿੰਗਟਨ ਰਾਜ ਬੀਮਾ ਕਮਿਸ਼ਨਰ ਦੇ ਦਫ਼ਤਰ (Washington State Office of the Insurance Commissioner) ਵਿੱਚ ਵੀ ਇਲੈਕਟ੍ਰਾਨਿਕ ਤੌਰ 'ਤੇ ਬੀਮਾ ਕਮਿਸ਼ਨਰ ਦਫ਼ਤਰ ਦੇ <https://www.insurance.wa.gov/file-complaint-or-check-your-complaint-status> 'ਤੇ ਉਪਲਬਧ ਸ਼ਿਕਾਇਤ ਪੋਰਟਲ ਰਾਹੀਂ ਜਾਂ 1-800-562-6900, ਜਾਂ 360-586-0241 (TDD) 'ਤੇ ਫੋਨ ਕਰਕੇ ਸ਼ਿਕਾਇਤ ਦਾਇਰ ਕਰ ਸਕਦੇ ਹੋ। ਸ਼ਿਕਾਇਤ ਫਾਰਮ ਇੱਥੇ ਉਪਲਬਧ ਹਨ: <https://fortress.wa.gov/oic/online-services/cc/pub/complaintinformation.aspx>.

HELP IN YOUR LANGUAGE

ATTENTION: If you speak English, language assistance services, free of charge, are available to you. Call **1-800-813-2000** (TTY: 711).

አማርኛ (Amharic) ማስታወሻ: የሚናገሩት ቋንቋ አማርኛ ከሆነ የትርጉም እርዳታ ድርጅቶች፣ በነጻ ሊያግዝዎት ተዘጋጅተዋል፡ ወደ ሚከተለው ቁጥር ይደውሉ **1-800-813-2000** (TTY: 711)፡

العربية (Arabic) ملحوظة: إذا كنت تتحدث العربية، فإن خدمات المساعدة اللغوية تتوافر لك بالمجان. اتصل برقم **1-800-813-2000** (TTY: 711)፡

中文 (Chinese) 注意: 如果您使用繁體中文，您可以免費獲得語言援助服務。請致電 **1-800-813-2000** (TTY: 711)፡

فارسی (Farsi) توجه: اگر به زبان فارسی گفتگو می کنید، تسهیلات زبانی بصورت رایگان برای شما فراهم می باشد. با **1-800-813-2000** (TTY: 711) تماس بگیرید.

Français (French) ATTENTION: Si vous parlez français, des services d'aide linguistique vous sont proposés gratuitement. Appelez le **1-800-813-2000** (TTY: 711).

Deutsch (German) ACHTUNG: Wenn Sie Deutsch sprechen, stehen Ihnen kostenlos sprachliche Hilfsdienstleistungen zur Verfügung. Rufnummer: **1-800-813-2000** (TTY: 711).

日本語 (Japanese) 注意事項: 日本語を話される場合、無料の言語支援をご利用いただけます。 **1-800-813-2000** (TTY: 711) まで、お電話にてご連絡ください。

ខ្មែរ (Khmer) ប្រយ័ត្ន: បើសិនជាអ្នកនិយាយ ភាសាខ្មែរ, សេវាជំនួយផ្នែកភាសា ដោយមិនគិតថ្លៃ គឺអាចមានសំរាប់អ្នក។ ជូរទូរស័ព្ទ **1-800-813-2000** (TTY: 711)។

한국어 (Korean) 주의: 한국어를 사용하시는 경우, 언어 지원 서비스를 무료로 이용하실 수 있습니다. **1-800-813-2000** (TTY: 711) 번으로 전화해 주십시오.

ລາວ (Laotian) ໂປດຊາບ: ຖ້າວ່າ ທ່ານເວົ້າພາສາ ລາວ, ການບໍລິການຊ່ວຍເຫຼືອດ້ານພາສາ, ໂດຍບໍ່ເສັຽຄ່າ, ແມ່ນມີພ້ອມໃຫ້ທ່ານ. ໂທ 1-800-813-2000 (TTY: 711).

Afaan Oromoo (Oromo) XIYYEEFFANNAA: Afaan dubbattu Oroomiffa, tajaajila gargaarsa afaanii, kanfaltiidhaan ala, ni argama. Bilbilaa **1-800-813-2000** (TTY: 711).

ਪੰਜਾਬੀ (Punjabi) ਧਿਆਨ ਦਿਓ: ਜੇ ਤੁਸੀਂ ਪੰਜਾਬੀ ਬੋਲਦੇ ਹੋ, ਤਾਂ ਭਾਸ਼ਾ ਵਿੱਚ ਸਹਾਇਤਾ ਸੇਵਾ ਤੁਹਾਡੇ ਲਈ ਮੁਫਤ ਉਪਲਬਧ ਹੈ। **1-800-813-2000** (TTY: 711) 'ਤੇ ਕਾਲ ਕਰੋ।

Română (Romanian) ATENȚIE: Dacă vorbiți limba română, vă stau la dispoziție servicii de asistență lingvistică, gratuit. Sunați la **1-800-813-2000** (TTY: 711).

Русский (Russian) ВНИМАНИЕ: если вы говорите на русском языке, то вам доступны бесплатные услуги перевода. Звоните **1-800-813-2000** (TTY: 711).

Español (Spanish) ATENCIÓN: si habla español, tiene a su disposición servicios gratuitos de asistencia lingüística. Llame al **1-800-813-2000** (TTY: 711).

Tagalog (Tagalog) PAUNAWA: Kung nagsasalita ka ng Tagalog, maaari kang gumamit ng mga serbisyo ng tulong sa wika nang walang bayad. Tumawag sa **1-800-813-2000** (TTY: 711).

ไทย (Thai) เรียน: หากคุณพูดภาษาไทย คุณสามารถใช้บริการช่วยเหลือทางภาษาได้ฟรี โทร **1-800-813-2000** (TTY: 711).

Українська (Ukrainian) УВАГА! Якщо ви розмовляєте українською мовою, ви можете звернутися до безкоштовної служби мовної підтримки. Телефонуйте за номером **1-800-813-2000** (TTY: 711).

Tiếng Việt (Vietnamese) CHÚ Ý: Nếu bạn nói Tiếng Việt, có các dịch vụ hỗ trợ ngôn ngữ miễn phí dành cho bạn. Gọi số **1-800-813-2000** (TTY: 711).

Summary of Benefits and Coverage: What this Plan Covers & What You Pay for Covered Services

Coverage Period: **08/01/2025 – 07/31/2026**

Coverage for: **SEIU Healthcare NW Health Benefit Trust - Progyny Fertility and Pregnancy & Postpartum Health Reimbursement Arrangement**

The Summary of Benefits and Coverage (SBC) document will help you choose a health plan. The SBC shows you how you and the plan would share the cost for covered health care services. This is only a summary. For more information about your coverage, please contact your dedicated Progyny Pregnancy & Postpartum coach or your Progyny Fertility Patient Care Advocate (PCA) at (833) 233-0517.

Important Questions	Answers	Why This Matters:
What is the overall deductible?	Individual \$0 Family \$0	There is no deductible with your Progyny plans.
Do I have a copayment?	No.	There is no copayment with your Progyny Fertility and Pregnancy & Postpartum plans.
Do I have coinsurance	No.	There is no coinsurance with your Progyny Fertility and Pregnancy & Postpartum plans.
Are there services covered before you meet your deductible?	No.	You will not pay an out-of-pocket for your Progyny Fertility and Pregnancy & Postpartum services. All services provided under the plan are preventive care services and not subject to cost share.
Are there other deductibles for specific services?	No.	There is no deductible required for the Progyny Fertility and Pregnancy & Postpartum HRA plans. All services provided under the plan are preventive care services and not subject to cost share.
What is the out-of-pocket limit for this plan?	Individual \$0 / Family \$0	There is no out-of-pocket limit with your Progyny plans.
Will you pay less if you use a network provider?	Not applicable.	Progyny's Fertility and Pregnancy & Postpartum coaches and care providers are all included in this plan. There are no benefits available for non-Progyny coaches.

Excluded Services & Other Covered Services:

Exclusions include home ovulation prediction kits, services and supplies furnished by an out-of-network provider, and treatments considered experimental by the American Society of Reproductive Medicine. All charges associated with services for a gestational carrier, including but not limited to fees for laboratory tests, are not covered. If your doctor requests services that are not listed in this guide, please check with your PCA to confirm coverage. There are some services that do not fall under Progyny's coverage; however, they may be provided through your medical plan.

Your Rights to Continue Coverage: There are agencies that can help if you want to continue your coverage after it ends. The contact information for those agencies is: Healthcare.gov: www.HealthCare.gov or call 1-800-318-2596 or state health insurance marketplace or SHOP. Other coverage options may be available to you, too, including buying individual insurance coverage through the [Health Insurance Marketplace](#). For more information about the [Marketplace](#), visit www.HealthCare.gov or call 1-800-318- 2596.

Your Grievance and Appeals Rights: There are agencies that can help if you have a complaint against your [plan](#) for a denial of a [claim](#). This complaint is called a [grievance](#) or [appeal](#). For more information about your rights, look at the explanation of benefits you will receive for that medical [claim](#). Your [plan](#) documents also provide complete information on how to submit a [claim](#), [appeal](#), or a [grievance](#) for any reason to your [plan](#). For more information about your rights, this notice, or assistance, go to www.dol.gov/ebsa/healthreform and <http://www.cms.gov/CCIIO/Resources/Consumer-Assistance-Grants>.

Does this plan provide Minimum Essential Coverage? Not Applicable.

[Minimum Essential Coverage](#) generally includes [plans](#), [health insurance](#) available through the [Marketplace](#) or other individual market policies, Medicare, Medicaid, CHIP, TRICARE, and certain other coverage. If you are eligible for certain types of [Minimum Essential Coverage](#), you may not be eligible for the [premium tax credit](#).

Does this plan meet the Minimum Value Standards? Not Applicable.

If your [plan](#) doesn't meet the [Minimum Value Standards](#), you may be eligible for a [premium tax credit](#) to help you pay for a [plan](#) through the [Marketplace](#).

ਪਲਾਨ ਦੇ ਸਰੋਤ

ਹੈਲਥ ਬੈਨਿਫ਼ਿਟਸ ਗਾਹਕ ਸੇਵਾ		MAGNACARE™
ਫ਼ੋਨ	1-877-606-6705 (ਸੋਮਵਾਰ-ਸ਼ੁੱਕਰਵਾਰ, ਸਵੇਰੇ 8 ਵਜੇ ਤੋਂ ਸ਼ਾਮ 6 ਵਜੇ)	
ਈਮੇਲ	SEIU775BG-caregiver@magnacare.com	
ਹੈਲਥ ਬੈਨਿਫ਼ਿਟਸ ਖਾਤਾ	myseiu.be/magnacare	

Kaiser Permanente Northwest		 KAISER PERMANENTE®
ਨਵੀਆਂ ਮੈਂਬਰ ਸੇਵਾਵਾਂ	1-888-491-1124	myseiu.be/kp-new-member
ਮੈਂਬਰ ਸੇਵਾਵਾਂ	1-800-813-2000	myseiu.be/kp-member
ਮਾਨਸਿਕ ਸਿਹਤ ਸੇਵਾਵਾਂ	1-800-813-2000	myseiu.be/kpnw-bh
ਨਰਸ ਹੈਲਪਲਾਈਨ	1-800-324-8010	myseiu.be/kp-nurse
ਮੈਂਬਰਾਂ ਲਈ ਭਾਸ਼ਾ ਸਹਾਇਤਾ	1-800-813-2000	myseiu.be/kp-language

ਡੈਂਟਲ		
Delta Dental	1-800-554-1907	deltadentalwa.com
Willamette Dental	1-855-433-6825	myseiu.be/oe-willamette

ਹੋਰ ਬੈਨਿਫ਼ਿਟ		
EPIC Hearing	1-877-363-5638	myseiu.be/epic
Progyny (ਜਣਨ ਸ਼ਕਤੀ ਅਤੇ ਪਰਿਵਾਰ ਬਣਾਉਣਾ)	1-833-233-0517	myseiu.be/progyny

ਆਪਣੀ ਭਾਸ਼ਾ ਵਿੱਚ ਸਹਿਯੋਗ ਪ੍ਰਾਪਤ ਕਰੋ

ਗਾਹਕ ਸੇਵਾ ਨੂੰ 1-877-606-6705 'ਤੇ ਕਾਲ ਕਰੋ ਜਾਂ SEIU775BG-caregiver@magnacare.com 'ਤੇ ਈਮੇਲ ਕਰੋ। ਤੁਹਾਨੂੰ ਕਿਸੇ ਅਜਿਹੇ ਨੁਮਾਇੰਦੇ ਨਾਲ ਮਿਲਾਇਆ ਜਾਵੇਗਾ ਜੋ ਤੁਹਾਡੀ ਭਾਸ਼ਾ ਬੋਲਦਾ ਹੋਵੇ ਅਤੇ ਬੈਨਿਫ਼ਿਟਾਂ ਲਈ ਅਪਲਾਈ ਕਰਨ ਸਬੰਧੀ ਸਵਾਲਾਂ ਅਤੇ ਬੈਨਿਫ਼ਿਟਾਂ ਦਾ ਪ੍ਰਬੰਧਨ ਕਰਨ ਵਿੱਚ ਤੁਹਾਡੀ ਸਹਾਇਤਾ ਕਰ ਸਕਦਾ ਹੋਵੇ। ਜਦੋਂ ਕਿਸੇ ਹੈਲਥਕੇਅਰ ਕਵਰੇਜ ਵਿੱਚ ਤੁਹਾਡਾ ਦਾਖਲਾ ਹੋ ਜਾਵੇਗਾ, ਤਾਂ ਤੁਹਾਡੇ ਹੈਲਥ ਪਲਾਨ ਦੇ ਜ਼ਰੀਏ ਭਾਸ਼ਾ ਵਿੱਚ ਸਹਿਯੋਗ ਉਪਲਬਧ ਹੋਵੇਗਾ।